

ਸਲੋਕੁ ॥ ਧਨੁ ਧਨੁ ਕਹਾ ਪੁਕਾਰਤੇ ਮਾਇਆ ਮੋਹ ਸਭ ਕੂਰ ॥ ਨਾਮ ਬਿਹੁਨੇ ਨਾਨਕਾ ਹੋਤ ਜਾਤ ਸਭੁ ਧੂਰ ॥੧॥

ਪਵੜੀ ॥ ਧਧਾ ਧੂਰਿ ਪੁਨੀਤ ਤੇਰੇ ਜਨੂਆ ॥ ਧਨਿ ਤੇਉ ਜਿਹ ਰੁਚ ਇਆ ਮਨੂਆ ॥ ਧਨੁ ਨਹੀ ਬਾਛਹਿ ਸੁਰਗ ਨ ਆਛਹਿ ॥ ਅਤਿ ਪ੍ਰਿਅ ਪ੍ਰੀਤਿ ਸਾਧ ਰਜ ਰਾਚਹਿ ॥ ਧੰਧੇ ਕਹਾ ਬਿਆਪਹਿ ਤਾਹੂ ॥ ਜੋ ਏਕ ਛਾਡਿ ਅਨ ਕਤਹਿ ਨ ਜਾਹੂ ॥ ਜਾ ਕੈ ਹੀਐ ਦੀਓ ਪ੍ਰਭ ਨਾਮ ॥ ਨਾਨਕ ਸਾਧ ਪੂਰਨ ਭਗਵਾਨ ॥੪॥

ਪਦ ਅਰਥ :—ਕੂਰ—ਕੂੜ, ਨਾਸਵੰਤ । ਧੂਰ—ਖੇਹ ।੧।

ਪਵੜੀ :—ਪੁਨੀਤ—ਪਵਿਤ੍ਰ । ਜਨੂਆ—ਦਾਸਾਂ ਦੀ । ਧਨਿ—ਭਾਗਾਂ ਵਾਲੇ । ਤੇਉ—ਉਹ ਬੰਦੇ । ਜਿਹ ਮਨੂਆ—ਜਿਨ੍ਹਾਂ ਦੇ ਮਨ ਵਿਚ । ਇਆ ਰੁਚ—ਇਸ (ਧੂਰ) ਦੀ ਤਾਂਘ । ਬਾਛਹਿ—ਚਾਹੁੰਦੇ । ਆਛਹਿ—ਚਾਹੁੰਦੇ । ਰਜ—ਚਰਨ-ਧੂੜ । ਰਾਚਹਿ—ਮਸਤ ਹੁੰਦੇ ਹਨ । ਧੰਧੇ—ਜੰਜਾਲ । ਤਾਹੂ—ਉਹਨਾਂ ਨੂੰ । ਅਨ ਕਤਹਿ—ਕਿਸੇ ਹੋਰ ਥਾਂ । ਹੀਐ—ਹਿਰਦੇ ਵਿਚ ।੪।

ਅਰਥ :—ਸਲੋਕ—(ਹੇ ਭਾਈ !) ਕਿਉਂ ਹਰ ਵੇਲੇ ਧਨ ਇਕੱਠਾ ਕਰਨ ਲਈ ਹੀ ਕੂਕਦੇ ਰਹਿੰਦੇ ਹੋ ? ਮਾਇਆ ਦਾ ਮੋਹ ਤਾਂ ਝੂਠਾ ਹੀ ਹੈ (ਇਸ ਧਨ ਨੇ ਸਦਾ ਨਾਲ ਨਹੀਂ ਨਿਭਣਾ) । ਹੇ ਨਾਨਕ ! ਨਾਮ ਤੋਂ ਸੱਖਣਾ ਰਹਿ ਕੇ ਸਾਰਾ ਜਗਤ ਹੀ ਵਿਅਰਥ ਜੀਵਨ ਗੁਜ਼ਾਰ ਜਾਂਦਾ ਹੈ ।੧।

ਪਵੜੀ :—ਹੇ ਪ੍ਰਭੂ ! ਤੇਰੇ ਸੇਵਕਾਂ ਦੇ ਚਰਨਾਂ ਦੀ ਧੂੜ ਪਵਿਤ੍ਰ (ਕਰਨ ਵਾਲੀ ਹੁੰਦੀ) ਹੈ । ਉਹ ਬੰਦੇ ਭਾਗਾਂ ਵਾਲੇ ਹਨ, ਜਿਨ੍ਹਾਂ ਦੇ ਮਨ ਵਿਚ ਇਸ ਧੂੜ ਦੀ ਤਾਂਘ ਹੈ । (ਅਜੇਹੇ ਮਨੁੱਖ ਇਸ ਚਰਨ-ਧੂੜ ਦੇ ਟਾਕਰੇ ਤੇ ਦੁਨੀਆ ਵਾਲਾ) ਧਨ ਨਹੀਂ ਲੋੜਦੇ, ਸੁਰਗ ਦੀ ਭੀ ਤਾਂਘ ਨਹੀਂ ਰੱਖਦੇ, ਉਹ ਤਾਂ ਆਪਣੇ ਅਤਿ ਪਿਆਰੇ ਪ੍ਰਭੂ ਦੀ ਪ੍ਰੀਤ ਵਿਚ ਅਤੇ ਗੁਰਮੁਖਾਂ ਦੀ ਚਰਨ-ਧੂੜ ਵਿਚ ਹੀ ਮਸਤ ਰਹਿੰਦੇ ਹਨ । ਜੇਹੜੇ ਮਨੁੱਖ ਇਕ ਪਰਮਾਤਮਾ ਦੀ ਓਟ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਜਾਂਦੇ, ਮਾਇਆ ਦੇ ਕੋਈ ਜੰਜਾਲ ਉਹਨਾਂ ਤੇ ਜ਼ੋਰ ਨਹੀਂ ਪਾ ਸਕਦੇ ।

ਹੇ ਨਾਨਕ ! ਪ੍ਰਭੂ ਨੇ ਜਿਨ੍ਹਾਂ ਦੇ ਹਿਰਦੇ ਵਿਚ ਆਪਣਾ ਨਾਮ ਵਸਾ ਦਿੱਤਾ ਹੈ, ਉਹ ਭਗਵਾਨ ਦਾ ਰੂਪ ਪੂਰੇ ਸੰਤ ਹਨ ।੪।

ਸਲੋਕੁ ॥ ਅਨਿਕ ਭੇਖ ਅਰੁ ਛਿਆਨ ਧਿਆਨ ਮਨ ਹਠਿ ਮਿਲਿਅਉ ਨ ਕੋਇ ॥ ਕਹੁ ਨਾਨਕ ਕਿਰਪਾ ਭਈ ਭਗਤੁ ਛਿਆਨੀ ਸੋਇ ॥੧॥

ਪਉੜੀ ॥ ਛੰਡਾ ਛਿਆਨੁ ਨਹੀ ਮੁਖ ਬਾਤਉ ॥ ਅਨਿਕ ਜੁਗਤਿ ਸਾਸਤ੍ਰ ਕਰਿ ਭਾਤਉ ॥ ਛਿਆਨੀ ਸੋਇ ਜਾ ਕੈ ਦ੍ਰਿੜੁ ਸੋਉ ॥ ਕਹਤ ਸੁਨਤ ਕਛੁ ਜੋਗੁ ਨ ਹੋਉ ॥ ਛਿਆਨੀ ਰਹਤ ਆਗਿਆ ਦ੍ਰਿੜੁ ਜਾ ਕੈ ॥ ਉਸਨ ਸੀਤ ਸਮਸਰਿ ਸਭ ਤਾ ਕੈ ॥ ਛਿਆਨੀ ਤਤੁ ਗੁਰਮੁਖਿ ਬੀਚਾਰੀ ॥ ਨਾਨਕ ਜਾ ਕਉ ਕਿਰਪਾ ਧਾਰੀ ॥੫॥

ਪਦ ਅਰਥ :—ਛਿਆਨ—ਗਿਆਨ, ਧਰਮ-ਚਰਚਾ । ਹਠਿ—ਹਠ ਨਾਲ, ਬਦੇ-ਬਦੀ ਜ਼ੋਰ ਲਾ ਕੇ । ਛਿਆਨੀ—ਗਿਆਨੀ, ਪਰਮਾਤਮਾ ਨਾਲ ਡੂੰਘੀ ਸਾਂਝ ਪਾਣ ਵਾਲਾ ।੧।

ਪਉੜੀ :—ਛਿਆਨ—ਪਰਮਾਤਮਾ ਨਾਲ ਜਾਣ-ਪਛਾਣ । ਮੁਖ ਬਾਤਉ—ਮੂੰਹ ਦੀਆਂ ਗੱਲਾਂ ਨਾਲ । ਅਨਿਕ ਭਾਤਉ ਜੁਗਤਿ—ਅਨੇਕ ਭਾਂਤ ਦੀਆਂ ਜੁਗਤੀਆਂ ਨਾਲ । ਜਾ ਕੈ—ਜਿਸ ਦੇ ਹਿਰਦੇ ਵਿਚ । ਜੋਗੁ—ਮਿਲਾਪ । ਆਗਿਆ—ਰਜਾ । ਉਸਨ—ਗਰਮੀ, ਦੁੱਖ । ਸੀਤ—ਸਰਦੀ, ਸੁਖ । ਸਮਸਰਿ—ਬਰਾਬਰ ।੫।

ਅਰਥ :—ਅਨੇਕਾਂ ਧਾਰਮਿਕ ਭੇਖ ਕੀਤੀਆਂ, ਧਰਮ-ਚਰਚਾ ਕਰਨ ਨਾਲ, ਮਨ ਦੇ ਹਠ ਨਾਲ ਸਮਾਧੀਆਂ ਲਾਇਆਂ ਕੋਈ ਮਨੁੱਖ ਪਰਮਾਤਮਾ ਨੂੰ ਨਹੀਂ ਮਿਲ ਸਕਦਾ । ਹੇ ਨਾਨਕ ! ਆਖ—ਜਿਸ ਤੇ ਪ੍ਰਭੂ ਦੀ ਮਿਹਰ ਹੋਵੇ, ਉਹੀ ਭਗਤ ਬਣ ਸਕਦਾ ਹੈ, ਉਹੀ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਸਕਦਾ ਹੈ ।੧।

ਪਉੜੀ :—ਨਿਰੀਆਂ ਮੂੰਹ ਦੀਆਂ ਗੱਲਾਂ ਨਾਲ, ਸ਼ਾਸਤਰਾਂ ਦੀਆਂ ਅਨੇਕ ਕਿਸਮ ਦੀਆਂ ਜੁਗਤੀਆਂ ਵਰਤਿਆਂ ਪਰਮਾਤਮਾ ਨਾਲ ਜਾਣ-ਪਛਾਣ ਨਹੀਂ ਹੋ ਸਕਦੀ । ਨਿਰਾ ਪ੍ਰਭੂ-ਮਿਲਾਪ ਦੀਆਂ ਗੱਲਾਂ ਆਖਣ ਸੁਣਨ ਨਾਲ ਪ੍ਰਭੂ-ਮਿਲਾਪ ਨਹੀਂ ਹੋ ਸਕਦਾ । ਪਰਮਾਤਮਾ ਨਾਲ ਉਹੀ ਜਾਣ-ਪਛਾਣ ਪਾਣ ਵਾਲਾ ਹੁੰਦਾ ਹੈ, ਜਿਸ ਦੇ ਹਿਰਦੇ ਵਿਚ ਪ੍ਰਭੂ ਦਾ ਪੱਕਾ ਨਿਵਾਸ ਬਣੇ । ਜਿਸ ਦੇ ਹਿਰਦੇ ਵਿਚ ਪਰਮਾਤਮਾ ਦੀ ਰਜਾ ਪੱਕੀ ਟਿਕੀ ਰਹੇ, ਉਹੀ ਅਸਲ ਗਿਆਨੀ ਹੈ, ਉਸ ਨੂੰ ਸਾਰਾ ਦੁਖ-ਸੁਖ ਇਕ-ਸਮਾਨ ਪ੍ਰਤੀਤ ਹੁੰਦਾ ਹੈ ।

ਹੇ ਨਾਨਕ ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰੇ, ਜੇਹੜਾ ਗੁਰੂ ਦੀ ਰਾਹੀਂ ਜਗਤ-ਦੇ-ਮੂਲ ਪ੍ਰਭੂ ਦੇ ਗੁਣਾਂ ਦਾ ਵਿਚਾਰਵਾਨ ਬਣ ਜਾਵੇ, ਉਸ ਦੀ ਸਾਂਝ ਪਰਮਾਤਮਾ ਨਾਲ ਬਣਦੀ ਹੈ ।੫।

ਸਲੋਕੁ ॥ ਆਵਨ ਆਏ ਸ੍ਰਿਸਟਿ ਮਹਿ ਬਿਨੁ ਬੁਝੇ ਪਸੁ ਢੋਰ ॥ ਨਾਨਕ ਗੁਰਮੁਖਿ ਸੋ ਬੁਝੈ ਜਾ ਕੈ ਭਾਗ ਮਥੋਰ ॥੧॥

ਪਉੜੀ ॥ ਯਾ ਜੁਗ ਮਹਿ ਏਕਹਿ ਕਉ ਆਇਆ ॥ ਜਨਮਤ ਮੋਹਿਓ ਮੋਹਨੀ ਮਾਇਆ ॥ ਗਰਭ ਕੁੰਟ ਮਹਿ ਉਰਧ ਤਪ ਕਰਤੇ ॥ ਸਾਸਿ ਸਾਸਿ ਸਿਮਰਤ ਪ੍ਰਭੂ ਰਹਤੇ ॥ ਉਰਝਿ ਪਰੇ ਜੋ ਛੋਡਿ ਛਡਾਨਾ ॥ ਦੇਵਨਹਾਰੁ ਮਨਹਿ ਬਿਸਰਾਨਾ ॥ ਧਾਰਹੁ ਕਿਰਪਾ ਜਿਸਹਿ ਗੁਸਾਈ ॥ ਇਤ ਉਤ ਨਾਨਕ ਤਿਸੁ ਬਿਸਰਹੁ ਨਾਹੀ ॥੬॥

ਪਦ ਅਰਥ :—ਢੋਰ—ਡੰਗਰ, ਮਹਾ ਮੂਰਖ । ਆਏ—ਜੰਮੇ । ਮਥੋਰ—ਮੱਥੇ ਉਤੇ ।੧।

ਪਉੜੀ :—ਯਾ ਜੁਗ ਮਹਿ—ਇਸ ਮਨੁੱਖਾ ਜਨਮ ਵਿਚ । ਜਨਮਤ—ਜੰਮਦਿਆਂ ਹੀ । ਮੋਹਨੀ—ਠਗਣੀ । ਗਰਭ ਕੁੰਟ ਮਹਿ—ਮਾਂ ਦੇ ਪੇਟ ਵਿਚ । ਉਰਧ—ਉਲਟਾ, ਪੁੱਠਾ । ਉਰਝਿ ਪਰੇ—ਫਸ ਗਏ, ਉਲਝ ਪਏ । ਮਨਹਿ—ਮਨ ਵਿਚੋਂ । ਗੁਸਾਈ—ਹੇ ਸ੍ਰਿਸ਼ਟੀ ਦੇ ਮਾਲਕ ! ਇਤ ਉਤ—ਲੋਕ ਪਰਲੋਕ ਵਿਚ ।

ਅਰਥ :—ਜਗਤ ਵਿਚ ਉਹਨਾਂ ਬੰਦਿਆਂ ਨੇ ਸਿਰਫ ਕਹਣ-ਮਾਤ੍ਰ ਹੀ ਮਨੁੱਖਾ ਜਨਮ ਲਿਆ, ਪਰ ਜੀਵਨ ਦਾ ਸਹੀ ਰਸਤਾ ਸਮਝਣ ਤੋਂ ਬਿਨਾ ਉਹ ਪਸੂ ਡੰਗਰ ਹੀ ਰਹੇ (ਪਸੂਆਂ ਵਾਲੀ ਜ਼ਿੰਦਗੀ ਹੀ ਗੁਜ਼ਾਰਦੇ ਰਹੇ) । ਹੇ ਨਾਨਕ ! ਉਹ ਮਨੁੱਖ ਗੁਰੂ ਦੀ ਰਾਹੀਂ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਜਿਸ ਦੇ ਮੱਥੇ ਉਤੇ (ਪੁਰਬਲੇ ਕਰਮਾਂ ਦੇ ਚੰਗੇ ਕਰਮਾਂ ਦੇ) ਭਾਗ ਜਾਗ ਪੈਣ ।੧।

ਪਉੜੀ :—ਮਨੁੱਖ ਇਸ ਜਨਮ ਵਿਚ ਸਿਰਫ ਪਰਮਾਤਮਾ ਦਾ ਸਿਮਰਨ ਕਰਨ ਲਈ ਜਨਮਿਆ ਹੈ, ਪਰ ਜੰਮਦਿਆਂ ਹੀ ਇਸ ਨੂੰ ਠਗਣੀ ਮਾਇਆ ਠੱਗ ਲੈਂਦੀ ਹੈ । (ਇਹ ਆਮ ਪਰਚਲਤ ਖਿਆਲ ਹੈ ਕਿ) ਜੀਵ ਮਾਂ ਦੇ ਪੇਟ ਵਿਚ ਪੁੱਠੇ ਲਟਕੇ ਹੋਏ ਪਰਮਾਤਮਾ ਦਾ ਭਜਨ ਕਰਦੇ ਹਨ, ਉਥੇ ਸੁਆਸ ਸੁਆਸ ਪ੍ਰਭੂ ਨੂੰ ਸਿਮਰਦੇ ਰਹਿੰਦੇ ਹਨ (ਪਰ ਪ੍ਰਭੂ ਦੀ ਅਜਬ ਮਾਇਆ ਹੈ ਕਿ) ਜਿਸ ਮਾਇਆ ਨੂੰ ਜ਼ਰੂਰ ਛੱਡ ਜਾਣਾ ਹੈ, ਉਸ ਵਿਚ ਸਾਰੀ ਜ਼ਿੰਦਗੀ ਫਸੇ ਰਹਿੰਦੇ ਹਨ, ਜੋ ਪ੍ਰਭੂ ਸਾਰੇ ਪਦਾਰਥ ਦੇਣ ਵਾਲਾ ਹੈ ਉਸ ਨੂੰ ਮਨ ਤੋਂ ਭੁਲਾ ਦੇਂਦੇ ਹਨ ।

ਹੇ ਨਾਨਕ ! (ਆਖ—) ਹੇ ਮਾਲਕ ਪ੍ਰਭੂ ! ਜਿਸ ਮਨੁੱਖ ਉਤੇ ਤੂੰ ਕਿਰਪਾ ਕਰਦਾ ਹੈਂ, ਉਸ ਦੇ ਮਨੋਂ ਤੂੰ ਲੋਕ ਪਰਲੋਕ ਵਿਚ ਕਦੇ ਨਹੀਂ ਵਿਸਰਦਾ ।੬।

ਸਲੋਕੁ ॥ ਆਵਤ ਹੁਕਮਿ ਬਿਨਾਸ ਹੁਕਮਿ ਆਗਿਆ ਭਿੰਨ ਨ ਕੋਇ ॥ ਆਵਨ ਜਾਨਾ ਤਿਹ ਮਿਟੈ ਨਾਨਕ ਜਿਹ ਮਨਿ ਸੋਇ ॥੧॥

ਪਉੜੀ ॥ ਏਉ ਜੀਅ ਬਹੁਤੁ ਗ੍ਰਭ ਵਾਸੇ ॥ ਮੋਹ ਮਗਨ ਮੀਠ ਜੋਨਿ ਫਾਸੇ ॥ ਇਨਿ ਮਾਇਆ ਤ੍ਰੈ ਗੁਣ ਬਸਿ ਕੀਨੇ ॥ ਆਪਨ ਮੋਹ ਘਟੇ ਘਟਿ ਦੀਨੇ ॥ ਏ ਸਾਜਨ ਕਛੁ ਕਹਹੁ ਉਪਾਇਆ ॥ ਜਾ ਤੇ ਤਰਉ ਬਿਖਮ ਇਹ ਮਾਇਆ ॥ ਕਰਿ ਕਿਰਪਾ ਸਤ ਸੰਗਿ ਮਿਲਾਏ ॥ ਨਾਨਕ ਤਾ ਕੈ ਨਿਕਟਿ ਨ ਮਾਏ ॥੭॥ {ਪੰਨਾ ੨੫੧}

ਪਦ ਅਰਥ :—ਹੁਕਮਿ—ਹੁਕਮ ਅਨੁਸਾਰ । ਆਗਿਆ—ਹੁਕਮ । ਭਿੰਨ—ਵੱਖਰਾ, ਆਕੀ । ਆਵਨ ਜਾਨਾ—ਜਨਮ ਮਰਨ । ਤਿਹ—ਉਸ ਦਾ । ਜਿਹ ਮਨਿ—ਜਿਸ ਦੇ ਮਨ ਵਿਚ ।੧।

ਪਉੜੀ :—ਏਉ ਜੀਅ—ਇਹ ਜੀਵ {ਬਹੁ-ਵਚਨ} । ਗ੍ਰਭ—ਜੂਨਾਂ । ਮਗਨ—ਮਸਤ । ਇਨਿ—ਇਸ ਨੇ । ਬਸਿ—ਵੱਸ ਵਿਚ । ਘਟੇ ਘਟਿ—ਘਟਿ ਘਟਿ, ਹਰੇਕ ਸਰੀਰ ਵਿਚ । ਏ—ਹੇ ! ਉਪਾਇਆ—ਇਲਾਜ । ਤਰਉ—ਤਰਉਂ, ਮੈਂ ਤਰਾਂ । ਬਿਖਮ—ਔਖੀ । ਨਿਕਟਿ—ਨੇੜੇ । ਮਾਏ—ਮਾਇਆ । ੭।

ਅਰਥ :—ਜੀਵ ਪ੍ਰਭੂ ਦੇ ਹੁਕਮ ਵਿਚ ਜੰਮਦਾ ਹੈ, ਹੁਕਮ ਵਿਚ ਹੀ ਮਰਦਾ ਹੈ । ਕੋਈ ਜੀਵ ਪ੍ਰਭੂ ਦੇ ਹੁਕਮ ਤੋਂ ਆਕੀ ਨਹੀਂ ਹੋ ਸਕਦਾ । ਹੇ ਨਾਨਕ ! (ਸਿਰਫ) ਉਸ ਜੀਵ ਦਾ ਜਨਮ ਮਰਨ (ਦਾ ਗੇੜ) ਮੁੱਕਦਾ ਹੈ ਜਿਸ ਦੇ ਮਨ ਵਿਚ ਉਹ (ਹੁਕਮ ਦਾ ਮਾਲਕ ਪ੍ਰਭੂ) ਵੱਸਦਾ ਹੈ । ੧।

ਪਉੜੀ :—ਇਹ ਜੀਵ ਅਨੇਕਾਂ ਜੂਨਾਂ ਵਿਚ ਵਾਸ ਲੈਂਦੇ ਹਨ, ਮਿੱਠੇ ਮੋਹ ਵਿਚ ਮਸਤ ਹੋ ਕੇ ਜੂਨਾਂ ਦੇ ਗੇੜ ਵਿਚ ਫਸ ਜਾਂਦੇ ਹਨ । ਇਸ ਮਾਇਆ ਨੇ (ਜੀਵਾਂ ਨੂੰ ਆਪਣੇ) ਤਿੰਨ ਗੁਣਾਂ ਦੇ ਵੱਸ ਵਿਚ ਕਰ ਰੱਖਿਆ ਹੈ, ਹਰੇਕ ਜੀਵ ਦੇ ਹਿਰਦੇ ਵਿਚ ਇਸ ਨੇ ਆਪਣਾ ਮੋਹ ਟਿਕਾ ਦਿੱਤਾ ਹੈ ।

ਹੇ ਸੱਜਣ ! ਕੋਈ ਐਸਾ ਇਲਾਜ ਦੱਸ, ਜਿਸ ਨਾਲ ਮੈਂ ਇਸ ਔਖੀ ਮਾਇਆ (ਦੇ ਮੋਹ-ਰੂਪ ਸਮੁੰਦਰ) ਵਿਚੋਂ ਪਾਰ ਲੰਘ ਸਕਾਂ । ਹੇ ਨਾਨਕ ! (ਆਖ—) ਪ੍ਰਭੂ ਆਪਣੀ ਮਿਹਰ ਕਰ ਕੇ ਜਿਸ ਜੀਵ ਨੂੰ ਸਤਸੰਗ ਵਿਚ ਮਿਲਾਂਦਾ ਹੈ, ਮਾਇਆ ਉਸ ਦੇ ਨੇੜੇ ਨਹੀਂ (ਢੁਕ ਸਕਦੀ) । ੭।

ਸਲੋਕ ॥ ਕਿਰਤ ਕਮਾਵਨ ਸੁਭ ਅਸੁਭ ਕੀਨੇ ਤਿਨਿ ਪ੍ਰਭਿ ਆਪਿ ॥ ਪਸੁ ਆਪਨ ਹਉ ਹਉ ਕਰੈ ਨਾਨਕ ਬਿਨੁ ਹਰਿ ਕਹਾ ਕਮਾਤਿ ॥੧॥

ਪਉੜੀ ॥ ਏਕਹਿ ਆਪਿ ਕਰਾਵਨਹਾਰਾ ॥ ਆਪਹਿ ਪਾਪ ਪੁੰਨ ਬਿਸਥਾਰਾ ॥ ਇਆ ਜੁਗ ਜਿਤੁ ਜਿਤੁ ਆਪਹਿ ਲਾਇਓ ॥ ਸੋ ਸੋ ਪਾਇਓ ਜੁ ਆਪਿ ਦਿਵਾਇਓ ॥ ਉਆ ਕਾ ਅੰਤੁ ਨ ਜਾਨੈ ਕੋਊ ॥ ਜੋ ਜੋ ਕਰੈ ਸੋਊ ਫੁਨਿ ਹੋਊ ॥ ਏਕਹਿ ਤੇ ਸਗਲਾ ਬਿਸਥਾਰਾ ॥ ਨਾਨਕ ਆਪਿ ਸਵਾਰਨਹਾਰਾ ॥੮॥

ਪਦ ਅਰਥ :—ਸੁਭ ਅਸੁਭ ਕਿਰਤ—ਚੰਗੇ ਮੰਦੇ ਕੰਮ । ਤਿਨਿ ਪ੍ਰਭਿ—ਉਸ ਪ੍ਰਭੂ ਨੇ । ਪਸੁ—ਪਸੂ, ਮੂਰਖ । ਹਉ ਹਉ ਕਰੈ—'ਮੈਂ ਮੈਂ' ਕਰਦਾ ਹੈ, ਅਹੰਕਾਰ ਕਰਦਾ ਹੈ ਕਿ ਮੈਂ ਕਰਦਾ ਹਾਂ । ੧।

ਪਉੜੀ :—ਏਕਹਿ—ਸਿਰਫ । ਪਾਪ ਪੁੰਨ—ਮੰਦੇ ਚੰਗੇ ਕੰਮ । ਇਆ ਜੁਗ—ਇਸ ਮਨੁੱਖਾ ਜਨਮ ਵਿਚ । ਜਿਤੁ—ਜਿਸ ਪਾਸੇ । ਆਪਹਿ—ਆਪ ਹੀ । ਉਆ ਕਾ—ਉਸ ਪ੍ਰਭੂ ਦਾ । ਫੁਨਿ—ਮੁੜ, ਫਿਰ । ੮।

ਅਰਥ :—(ਹਰੇਕ ਜੀਵ ਵਿਚ ਬੈਠ ਕੇ) ਸਭ ਚੰਗੇ ਮੰਦੇ ਕੰਮ ਉਹ ਪ੍ਰਭੂ ਆਪ ਕਰ ਰਿਹਾ ਹੈ (ਪ੍ਰਭੂ ਨੇ ਆਪ ਕੀਤੇ ਹਨ) । ਪਰ ਹੇ ਨਾਨਕ ! ਮੂਰਖ ਮਨੁੱਖ ਮਾਣ ਕਰਦਾ ਹੈ ਕਿ ਮੈਂ ਕਰਦਾ ਹਾਂ । ਪ੍ਰਭੂ ਦੀ ਪ੍ਰੇਰਨਾ ਤੋਂ ਬਿਨਾ ਜੀਵ ਕੁਝ ਨਹੀਂ ਕਰ ਸਕਦਾ । ੧।

ਪਉੜੀ :—(ਜੀਵਾਂ ਪਾਸੋਂ ਚੰਗੇ ਮੰਦੇ ਕੰਮ) ਕਰਾਵਣ ਵਾਲਾ ਪ੍ਰਭੂ ਸਿਰਫ ਆਪ ਹੀ ਹੈ, ਉਸ ਨੇ ਆਪ ਹੀ ਚੰਗੇ ਮੰਦੇ ਕੰਮਾਂ ਦਾ ਖਿਲਾਰਾ ਖਿਲਾਰਿਆ ਹੋਇਆ ਹੈ । ਇਸ ਮਨੁੱਖਾ ਜਨਮ ਵਿਚ (ਭਾਵ, ਜਨਮ ਦੇ ਕੇ) ਜਿਸ ਜਿਸ ਪਾਸੇ ਪ੍ਰਭੂ ਆਪ ਲਾਂਦਾ ਹੈ (ਉਧਰ ਹੀ ਜੀਵ ਲੱਗਦੇ ਹਨ), ਜੇਹੜੀ (ਮਤਿ) ਪ੍ਰਭੂ ਆਪ ਜੀਵਾਂ ਨੂੰ ਦੇਂਦਾ ਹੈ, ਉਹੀ ਉਹ ਗ੍ਰਹਣ ਕਰਦੇ ਹਨ । ਉਸ ਪ੍ਰਭੂ ਦੇ ਗੁਣਾਂ ਦਾ ਕੋਈ ਜੀਵ ਅੰਤ ਨਹੀਂ ਜਾਣ ਸਕਦਾ, (ਜਗਤ ਵਿਚ) ਉਹੀ ਕੁਝ ਹੋ ਰਿਹਾ ਹੈ ਜੋ ਪ੍ਰਭੂ ਆਪ ਕਰਦਾ ਹੈ ।

ਹੇ ਨਾਨਕ ! ਇਹ ਸਾਰਾ ਜਗਤ-ਖਿਲਾਰਾ ਪ੍ਰਭੂ ਤੋਂ ਹੀ ਖਿਲਾਰਿਆ ਹੈ, ਉਹ ਆਪ ਹੀ ਜੀਵਾਂ ਨੂੰ ਸਿੱਧੇ ਰਾਹੇ ਪਾਣ ਵਾਲਾ ਹੈ । ੮।

ਸਲੋਕ ॥ ਰਾਚਿ ਰਹੇ ਬਨਿਤਾ ਬਿਨੋਦ ਕੁਸਮ ਰੰਗ ਬਿਖ ਸੋਰ ॥ ਨਾਨਕ ਤਿਹ ਸਰਨੀ ਪਰਉ ਬਿਨਸਿ ਜਾਇ ਮੈ ਮੋਰ ॥੧॥

ਪਉੜੀ ॥ ਰੇ ਮਨ ਬਿਨੁ ਹਰਿ ਜਹ ਰਚਹੁ ਤਹ ਤਹ ਬੰਧਨ ਪਾਹਿ ॥ ਜਿਹ ਬਿਧਿ ਕਤਹੂ ਨ ਛੂਟੀਐ ਸਾਕਤ ਤੇਊ
ਕਮਾਹਿ ॥ ਹਉ ਹਉ ਕਰਤੇ ਕਰਮ ਰਤ ਤਾ ਕੇ ਭਾਰੁ ਅਫਾਰ ॥ ਪ੍ਰੀਤਿ ਨਹੀ ਜਉ ਨਾਮ ਸਿਉ ਤਉ ਏਊ ਕਰਮ
ਬਿਕਾਰ ॥ ਬਾਧੇ ਜਮ ਕੀ ਜੇਵਰੀ ਮੀਠੀ ਮਾਇਆ ਰੰਗ ॥ ਭ੍ਰਮ ਕੇ ਮੋਹੇ ਨਹ ਬੁਝਹਿ ਸੋ ਪ੍ਰਭੁ ਸਦਹੂ ਸੰਗ ॥ ਲੇਖੇ ਗਣਤ
ਨ ਛੂਟੀਐ ਕਾਚੀ ਭੀਤਿ ਨ ਸੁਧਿ ॥ ਜਿਸਹਿ ਬੁਝਾਏ ਨਾਨਕਾ ਤਿਹ ਗੁਰਮੁਖਿ ਨਿਰਮਲ ਬੁਧਿ ॥੯॥

ਪਦ ਅਰਥ :—ਬਨਿਤਾ—ਇਸਤ੍ਰੀ । ਬਿਨੋਦ—ਚੋਜ-ਤਮਾਸ਼ੇ । ਕੁਸਮ-ਫੁੱਲ, ਕਸੁੰਭਾ ਫੁੱਲ । ਬਿਖ ਸੋਰ—ਬਿਖਿਆ ਦੇ
ਸੋਰ, ਮਾਇਆ ਦੀ ਫੁੰ-ਫਾਂ । ਪਰਉ—ਪਰਾਉਂ, ਮੈਂ ਪੈਂਦਾ ਹਾਂ । ਮੈ—ਹਉਮੈ । ਮੋਰ—ਮੇਰੀ, ਮਮਤਾ । ੧।

ਪਉੜੀ :—ਸਾਕਤ—ਪ੍ਰਭੂ ਨਾਲੋਂ ਵਿੱਛੁੜੇ ਜੀਵ । ਕਰਮ ਰਤ—ਪੁੰਨ ਕਰਮਾਂ ਦੇ ਪ੍ਰੇਮੀ, ਕਰਮ ਕਾਂਡੀ । ਅਫਾਰ—ਨਾਹ
ਝੱਲਿਆ ਜਾ ਸਕਣ ਵਾਲਾ, ਬਹੁਤ । ਭੀਤਿ—ਕੰਧ । ਸੁਧਿ—ਸਫਾਈ, ਪਵਿਤ੍ਰਤਾ । ੯।

ਅਰਥ :—(ਅਸੀ ਜੀਵ) ਇਸਤ੍ਰੀ ਆਦਿਕ ਦੇ ਰੰਗ-ਤਮਾਸ਼ਿਆਂ ਵਿਚ ਮਸਤ ਹੋ ਰਹੇ ਹਾਂ, ਪਰ ਇਹ ਮਾਇਆ ਦੀ ਫੁੰ-
ਫਾਂ ਕਸੁੰਭੇ ਦੇ ਰੰਗ (ਵਾਂਗ ਖਿਨ-ਭੰਗਰ ਹੀ ਹੈ) । ਹੇ ਨਾਨਕ ! (ਆਖ—) ਮੈਂ ਤਾਂ ਉਸ ਪ੍ਰਭੂ ਦੀ ਸਰਨ ਪੈਂਦਾ ਹਾਂ
(ਜਿਸ ਦੀ ਮਿਹਰ ਨਾਲ) ਹਉਮੈ ਤੇ ਮਮਤਾ ਦੂਰ ਹੋ ਜਾਂਦੀ ਹੈ । ੧।

ਪਉੜੀ :—ਹੇ ਮੇਰੇ ਮਨ ! ਪ੍ਰਭੂ ਤੋਂ ਬਿਨਾ ਹੋਰ ਜਿਥੇ ਜਿਥੇ ਪ੍ਰੇਮ ਪਾਏਂਗਾ, ਉਥੇ ਉਥੇ ਮਾਇਆ ਦੇ ਬੰਧਨ ਪੈਣਗੇ ।
ਹਰੀ ਤੋਂ ਵਿੱਛੁੜੇ ਬੰਦੇ ਉਹੀ ਕੰਮ ਕਰਦੇ ਹਨ ਕਿ ਉਸ ਤਰੀਕੇ ਨਾਲ ਕਿਤੇ ਭੀ ਇਹਨਾਂ ਬੰਧਨਾਂ ਤੋਂ ਖਲਾਸੀ ਨਾਹ ਹੋ
ਸਕੇ ।

(ਤੀਰਥ, ਦਾਨ ਆਦਿਕ) ਕਰਮਾਂ ਦੇ ਪ੍ਰੇਮੀ (ਇਹ ਕਰਮ ਕਰ ਕੇ, ਇਹਨਾਂ ਦੇ ਕੀਤੇ ਦਾ) ਮਾਣ ਕਰਦੇ ਫਿਰਦੇ ਹਨ,
ਇਸ ਹਉਮੈ ਦਾ ਭਾਰ ਭੀ ਅਸਹਿ ਹੁੰਦਾ ਹੈ, ਜੇ ਪ੍ਰਭੂ ਦੇ ਨਾਮ ਨਾਲ ਪਿਆਰ ਨਹੀਂ ਬਣਿਆ, ਤਾਂ ਇਹ ਕਰਮ ਵਿਕਾਰ-
ਰੂਪ ਹੋ ਜਾਂਦੇ ਹਨ ।

ਮਿੱਠੀ ਮਾਇਆ ਦੇ ਕੌਤਕਾਂ ਵਿਚ (ਫਸ ਕੇ ਜੀਵ) ਜਮ ਦੀ ਫਾਹੀ ਵਿਚ ਬੱਝ ਜਾਂਦੇ ਹਨ । ਭਟਕਣਾ ਵਿਚ ਫਸੇ ਹੋਇਆਂ
ਨੂੰ ਇਹ ਸਮਝ ਨਹੀਂ ਆਉਂਦੀ ਕਿ ਪ੍ਰਭੂ ਸਦਾ ਸਾਡੇ ਨਾਲ ਹੈ ।

(ਅਸੀ ਜੀਵ ਇਤਨੇ ਮਾਇਆ-ਗ੍ਰਸੇ ਹਾਂ ਕਿ ਸਾਡੇ ਕੀਤੇ ਕੁਕਰਮਾਂ ਦਾ) ਲੇਖਾ ਕੀਤਿਆਂ ਸਾਡੀ ਬਰੀਅਤ ਨਹੀਂ ਹੋ
ਸਕਦੀ, (ਪਾਣੀ ਨਾਲ ਧੋਤਿਆਂ) ਗਾਰੇ ਦੀ ਕੰਧ ਦੀ ਸਫਾਈ ਨਹੀਂ ਹੋ ਸਕਦੀ (ਹੋਰ ਹੋਰ ਗਾਰਾ ਬਣਦਾ ਜਾਇਗਾ) ।

ਹੇ ਨਾਨਕ ! (ਆਖ—) ਪ੍ਰਭੂ ਆਪ ਜਿਸ ਮਨੁੱਖ ਨੂੰ ਸੂਝ ਬਖਸ਼ਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਦੀ ਬੁੱਧੀ ਪਵਿਤ੍ਰ ਹੋ
ਜਾਂਦੀ ਹੈ । ੯।

ਸਲੋਕੁ ॥ ਟੂਟੇ ਬੰਧਨ ਜਾਸੁ ਕੇ ਹੋਆ ਸਾਧੂ ਸੰਗੁ । ਜੋ ਰਾਤੇ ਰੰਗ ਏਕ ਕੈ ਨਾਨਕ ਗੂੜਾ ਰੰਗੁ ॥੧॥

ਪਉੜੀ ॥ ਰਾਰਾ ਰੰਗਹੁ ਇਆ ਮਨੁ ਅਪਨਾ ॥ ਹਰਿ ਹਰਿ ਨਾਮੁ ਜਪਹੁ ਜਪੁ ਰਸਨਾ ॥ ਰੇ ਰੇ ਦਰਗਹ ਕਹੈ ਨ ਕੋਊ ॥
ਆਉ ਬੈਠੁ ਆਦਰੁ ਸੁਭ ਦੇਊ ॥ ਉਆ ਮਹਲੀ ਪਾਵਹਿ ਤੂ ਬਾਸਾ ॥ ਜਨਮ ਮਰਨ ਨਹ ਹੋਇ ਬਿਨਾਸਾ ॥ ਮਸਤਕਿ
ਕਰਮੁ ਲਿਖਿਓ ਧੁਰਿ ਜਾ ਕੈ ॥ ਹਰਿ ਸੰਪੈ ਨਾਨਕ ਘਰਿ ਤਾ ਕੈ ॥੧੦॥

ਪਦ ਅਰਥ :—ਜਾਸੁ ਕੇ—ਜਿਸ ਮਨੁੱਖ ਦੇ । ਗੂੜਾ ਰੰਗ—ਪੱਕਾ (ਮਜੀਠੀ) ਰੰਗ (ਕਸੁੰਭੇ ਵਰਗਾ ਕੱਚਾ ਨਹੀਂ) । ੧।

ਪਉੜੀ :—ਰਸਨਾ—ਜੀਭ (ਨਾਲ) । ਰੇ ਰੇ—ਓਇ ! ਓਇ ! (ਭਾਵ, ਅਨਾਦਰੀ ਦੇ ਬਚਨ, ਦੁਰਕਾਰਨ ਦੇ ਬੋਲ) ।
ਸੁਭ—ਚੰਗਾ । ਮਸਤਕਿ—ਮੱਥੇ ਤੇ । ਕਰਮੁ—ਪ੍ਰਭੂ ਦੀ ਬਖਸ਼ਿਸ਼ । ਸੰਪੈ—ਧਨ-ਪਦਾਰਥ । ੧੦।

ਅਰਥ :—ਜਿਸ ਮਨੁੱਖ ਦੇ ਮਾਇਆ ਦੇ ਬੰਧਨ ਟੁੱਟਣ ਤੇ ਆਉਂਦੇ ਹਨ, ਉਸ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ । ਹੇ ਨਾਨਕ ! (ਗੁਰੂ ਦੀ ਸੰਗਤਿ ਵਿਚ ਰਹਿ ਕੇ) ਜੋ ਇਕ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਰੰਗ ਐਸਾ ਗੂੜ੍ਹਾ ਹੁੰਦਾ ਹੈ (ਕਿ ਮਜੀਠ ਦੇ ਰੰਗ ਵਾਂਗ ਕਦੇ ਉਤਰਦਾ ਹੀ ਨਹੀਂ) ।੧।

ਪਉੜੀ :—(ਹੇ ਭਾਈ !) ਜੀਭ ਨਾਲ ਸਦਾ ਹਰੀ-ਨਾਮ ਦਾ ਜਾਪ ਜਪੋ, (ਇਸ ਤਰ੍ਹਾਂ) ਆਪਣੇ ਇਸ ਮਨ ਨੂੰ (ਪ੍ਰਭੂ-ਨਾਮ ਦੇ ਰੰਗ ਵਿਚ) ਰੰਗੋ ! ਪ੍ਰਭੂ ਦੀ ਹਜ਼ੂਰੀ ਵਿਚ ਤੁਹਾਨੂੰ ਕੋਈ ਅਨਾਦਰੀ ਦੇ ਬੋਲ ਨਹੀਂ ਬੋਲੇਗਾ, (ਸਗੋਂ) ਚੰਗਾ ਆਦਰ ਮਿਲੇਗਾ (ਕਹਿਣਗੇ)—ਆਓ ਬੈਠੋ !

(ਹੇ ਭਾਈ !) ਜੇ ਤੂੰ ਨਾਮ ਵਿਚ ਮਨ ਰੰਗ ਲਏ ਤਾਂ ਤੈਨੂੰ ਪ੍ਰਭੂ ਦੀ ਹਜ਼ੂਰੀ ਵਿਚ ਟਿਕਾਣਾ ਮਿਲ ਜਾਏਗਾ, ਨਾਹ ਜਨਮ ਮਰਨ ਦਾ ਗੇੜ ਰਹਿ ਜਾਏਗਾ, ਤੇ ਨਾਹ ਹੀ ਕਦੇ ਆਤਮਕ ਮੌਤ ਹੋਵੇਗੀ ।

ਪਰ ਹੇ ਨਾਨਕ ! ਧੁਰੋਂ ਹੀ ਜਿਸ ਮਨੁੱਖ ਦੇ ਮੱਥੇ ਉਤੇ ਪ੍ਰਭੂ ਦੀ ਮਿਹਰ ਦਾ ਲੇਖ ਲਿਖਿਆ (ਉੱਘੜਦਾ) ਹੈ, ਉਸ ਦੇ ਹੀ ਹਿਰਦੇ-ਘਰ ਵਿਚ ਇਹ ਨਾਮ-ਧਨ ਇਕੱਠਾ ਹੁੰਦਾ ਹੈ ।੧੦।

ਸਲੋਕ ॥ ਲਾਲਚ ਝੂਠ ਬਿਕਾਰ ਮੋਹ ਬਿਆਪਤ ਮੂੜੇ ਅੰਧ ॥ ਲਾਗਿ ਪਰੇ ਦੁਰਗੰਧਿ ਸਿਉ ਨਾਨਕ ਮਾਇਆ ਬੰਧ ॥੧॥

ਪਉੜੀ ॥ ਲਲਾ ਲਪਟਿ ਬਿਖੈ ਰਸ ਰਾਤੇ ॥ ਅਹੰਬੁਧਿ ਮਾਇਆ ਮਦ ਮਾਤੇ ॥ ਇਆ ਮਾਇਆ ਮਹਿ ਜਨਮਹਿ ਮਰਨਾ ॥ ਜਿਉ ਜਿਉ ਹੁਕਮੁ ਤਿਵੈ ਤਿਉ ਕਰਨਾ ॥ ਕੋਊ ਊਨ ਨ ਕੋਊ ਪੂਰਾ ॥ ਕੋਊ ਸੁਘਰੁ ਨ ਕੋਊ ਮੂਰਾ ॥ ਜਿਤੁ ਜਿਤੁ ਲਾਵਰੁ ਤਿਤੁ ਤਿਤੁ ਲਗਨਾ ॥ ਨਾਨਕ ਠਾਕੁਰੁ ਸਦਾ ਅਲਿਪਨਾ ॥੧੧॥ {ਪੰਨਾ ੨੫੨}

ਪਦ ਅਰਥ :—ਬਿਆਪਤ—ਜ਼ੋਰ ਪਾ ਲੈਂਦੇ ਹਨ । ਅੰਧ—ਸੂਝ-ਹੀਣ, ਜਿਨ੍ਹਾਂ ਦੇ ਗਿਆਨ-ਨੇੜ ਬੰਦ ਹਨ । ਦੁਰਗੰਧ—ਗੰਦਗੀ, ਮੰਦੇ ਕੰਮ । ਬੰਧ—ਬੰਧਨ ।੧।

ਪਉੜੀ :—ਲਪਟਿ—ਚੰਬੜੇ ਹੋਏ । ਬਿਖੈ ਰਸ—ਵਿਸ਼ਿਆਂ ਦੇ ਸੁਆਦ । ਅਹੰਬੁਧਿ—'ਮੈਂ ਮੈਂ' ਕਰਨ ਵਾਲੀ ਬੁੱਧੀ । ਮਦ—ਨਸ਼ਾ । ਮਾਤੇ—ਮਸਤ । ਊਨ—ਸੱਖਣਾ, ਊਣਾ, ਘੱਟ । ਸੁਘਰੁ—ਸਿਆਣਾ । ਮੂਰਾ—ਮੂੜ੍ਹ, ਮੂਰਖ । ਅਲਿਪਨਾ—ਅਲੇਪ, ਮਾਇਆ ਦੇ ਪ੍ਰਭਾਵ ਤੋਂ ਪਰੇ ।੧੧।

ਅਰਥ :—ਹੇ ਨਾਨਕ ! ਜੋ ਮਨੁੱਖ ਮਾਇਆ ਦੇ ਮੋਹ ਦੇ ਬੰਧਨਾਂ ਵਿਚ ਫਸ ਜਾਂਦੇ ਹਨ, ਉਹਨਾਂ ਗਿਆਨ-ਹੀਣ ਮੂਰਖਾਂ ਉਤੇ ਲਾਲਚ ਝੂਠ ਵਿਕਾਰ ਮੋਹ ਆਦਿਕ ਜ਼ੋਰ ਪਾ ਲੈਂਦੇ ਹਨ, ਤੇ ਉਹ ਮੰਦੇ ਕੰਮਾਂ ਵਿਚ ਲੱਗੇ ਰਹਿੰਦੇ ਹਨ ।੧।

ਪਉੜੀ :—ਜੇਹੜੇ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਰਹਿੰਦੇ ਹਨ, ਜਿਨ੍ਹਾਂ ਦੀ ਬੁਧਿ ਉਤੇ ਹਉਮੈ ਦਾ ਪਰਦਾ ਪੈ ਜਾਂਦਾ ਹੈ, ਉਹ ਮਨੁੱਖ ਵਿਸ਼ਿਆਂ ਦੇ ਸੁਆਦਾਂ ਨਾਲ ਚੰਬੜੇ ਰਹਿੰਦੇ ਹਨ, ਤੇ ਇਸ ਮਾਇਆ ਵਿਚ ਫਸ ਕੇ ਜਨਮ ਮਰਨ (ਦੇ ਗੇੜ ਵਿਚ ਪੈ ਜਾਂਦੇ ਹਨ), (ਪਰ ਜੀਵ ਦੇ ਕੀਹ ਵੱਸ ?) ਜਿਵੇਂ ਜਿਵੇਂ ਪ੍ਰਭੂ ਦੀ ਰਜ਼ਾ ਹੁੰਦੀ ਹੈ, ਤਿਵੇਂ ਤਿਵੇਂ ਹੀ ਜੀਵ ਕਰਮ ਕਰਦੇ ਹਨ । (ਆਪਣੀ ਚਤੁਰਾਈ ਨਾਲ) ਨਾਹ ਕੋਈ ਜੀਵ ਪੂਰਨ ਬਣ ਸਕਦਾ ਹੈ, ਨਾਹ ਕੋਈ ਕਮਜ਼ੋਰ ਰਹਿ ਜਾਂਦਾ ਹੈ, ਨਾਹ ਕੋਈ (ਆਪਣੇ ਬਲ ਆਸਰੇ) ਸਿਆਣਾ ਹੋ ਗਿਆ ਹੈ, ਨਾਹ ਕੋਈ ਮੂਰਖ ਰਹਿ ਗਿਆ ਹੈ ।

ਹੇ ਪ੍ਰਭੂ ! ਜਿਸ ਜਿਸ ਪਾਸੇ ਤੂੰ ਜੀਵਾਂ ਨੂੰ ਪ੍ਰੇਰਦਾ ਹੈਂ, ਉਧਰ ਉਧਰ ਹੀ ਇਹ ਲੱਗ ਪੈਂਦੇ ਹਨ ।

ਹੇ ਨਾਨਕ ! (ਕੈਸੀ ਅਚਰਜ ਖੇਡ ਹੈ ! ਸਭ ਜੀਵਾਂ ਵਿਚ ਬੈਠ ਕੇ ਪਾਲਣਹਾਰ ਪ੍ਰਭੂ ਪ੍ਰੇਰਨਾ ਕਰ ਰਿਹਾ ਹੈ, ਫਿਰ ਭੀ) ਪ੍ਰਭੂ ਆਪ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ।੧੧।

ਸਲੋਕ ॥ ਲਾਲ ਗੁਪਾਲ ਗੋਬਿੰਦ ਪ੍ਰਭ ਗਹਿਰ ਗੰਭੀਰ ਅਥਾਹ ॥ ਦੂਸਰ ਨਾਹੀ ਅਵਰ ਕੇ ਨਾਨਕ ਬੇਪਰਵਾਹ ॥੧॥

ਪਉੜੀ ॥ ਲਲਾ ਤਾ ਕੈ ਲਵੈ ਨ ਕੋਊ ॥ ਏਕਹਿ ਆਪਿ ਅਵਰ ਨਹ ਹੋਊ ॥ ਹੋਵਨਹਾਰੁ ਹੋਤ ਸਦ ਆਇਆ ॥ ਉਆ ਕਾ ਅੰਤੁ ਨ ਕਾਹੂ ਪਾਇਆ ॥ ਕੀਟ ਹਸਤਿ ਮਹਿ ਪੂਰ ਸਮਾਨੇ ॥ ਪ੍ਰਗਟ ਪੁਰਖ ਸਭ ਠਾਊ ਜਾਨੇ ॥ ਜਾ ਕਉ ਦੀਨੋ ਹਰਿ ਰਸੁ ਅਪਨਾ ॥ ਨਾਨਕ ਗੁਰਮੁਖਿ ਹਰਿ ਹਰਿ ਤਿਹ ਜਪਨਾ ॥੧੨॥

ਪਦ ਅਰਥ :—ਲਾਲ—ਪਿਆਰਾ । ਗੋਪਾਲ—ਧਰਤੀ ਦਾ ਪਾਲਕ । ਗਹਿਰ—ਭੂੰਘਾ, ਜਿਸ ਦਾ ਭੇਤ ਨ ਪਾਇਆ ਜਾ ਸਕੇ । ਗੰਭੀਰ—ਵੱਡੇ ਜਿਗਰੇ ਵਾਲਾ । ਬੇਪਰਵਾਹ—ਚਿੰਤਾ-ਫਿਕਰ ਤੋਂ ਉਤਾਂਹ । ੧।

ਪਉੜੀ :—ਲਵੈ—ਬਰਾਬਰ ਦਾ, ਨੇੜੇ ਤੇੜੇ ਦਾ । ਹੋਵਨਹਾਰੁ—ਹੋਂਦ ਵਾਲਾ । ਕਾਹੂ—ਕਿਸੇ ਨੇ ਭੀ । ਕੀਟ—ਕੀੜੀ । ਹਸਤਿ—ਹਾਥੀ । ੧੨।

ਅਰਥ :—ਪਰਮਾਤਮਾ ਸਭ ਦਾ ਪਿਆਰਾ ਹੈ, ਸ੍ਰਿਸ਼ਟੀ ਦਾ ਰੱਖਿਅਕ ਹੈ, ਸਭ ਦੀ ਜਾਣਨ ਵਾਲਾ ਹੈ ਉਸ ਦਾ ਭੇਤ ਨਹੀਂ ਪੈ ਸਕਦਾ, ਵੱਡੇ ਜਿਗਰੇ ਵਾਲਾ ਹੈ, ਉਹ ਇਕ ਐਸਾ ਸਮੁੰਦਰ ਸਮਝੋ, ਜਿਸ ਦੀ ਹਾਥ ਨਹੀਂ ਪੈਂਦੀ, ਕੋਈ ਚਿੰਤਾ-ਫਿਕਰ ਉਸ ਦੇ ਨੇੜੇ ਨਹੀਂ ਢੁਕਦੇ । ਹੇ ਨਾਨਕ ! ਉਸ ਵਰਗਾ ਕੋਈ ਹੋਰ ਦੂਜਾ ਨਹੀਂ । ੧।

ਪਉੜੀ :—ਉਸ ਪਰਮਾਤਮਾ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਆਪਣੇ ਵਰਗਾ) ਉਹ ਆਪ ਹੀ ਆਪ ਹੈ (ਉਸ ਵਰਗਾ) ਹੋਰ ਕੋਈ ਨਹੀਂ । ਸਦਾ ਤੋਂ ਹੀ ਉਹ ਪ੍ਰਭੂ ਹੋਂਦ ਵਾਲਾ ਚਲਿਆ ਆ ਰਿਹਾ ਹੈ, ਕਿਸੇ ਨੇ ਉਸ (ਦੀ) ਹਸਤੀ ਦਾ ਅਖੀਰਲਾ ਬੰਨਾ ਨਹੀਂ ਲੱਭਾ । ਕੀੜੀ ਤੋਂ ਲੈ ਕੇ ਹਾਥੀ ਤਕ ਸਭ ਵਿਚ ਪੂਰਨ ਤੌਰ ਤੇ ਪ੍ਰਭੂ ਵਿਆਪਕ ਹੈ, ਉਹ ਸਰਬ-ਵਿਆਪਕ ਪਰਮਾਤਮਾ ਹਰ ਥਾਂ ਪ੍ਰਤੱਖ ਜਾਪ ਰਿਹਾ ਹੈ ।

ਹੇ ਨਾਨਕ ! ਜਿਸ ਬੰਦੇ ਨੂੰ ਪ੍ਰਭੂ ਨੇ ਆਪਣੇ ਨਾਮ ਦਾ ਸੁਆਦ ਬਖਸ਼ਿਆ ਹੈ, ਉਹ ਬੰਦਾ ਗੁਰੂ ਦੀ ਸਰਨ ਪੈ ਕੇ ਸਦਾ ਉਸ ਨੂੰ ਜਪਦਾ ਹੈ । ੧੨।

ਸਲੋਕੁ ॥ ਆਤਮ ਰਸੁ ਜਿਹ ਜਾਨਿਆ ਹਰਿ ਰੰਗ ਸਹਜੇ ਮਾਣੁ ॥ ਨਾਨਕ ਧਨਿ ਧਨਿ ਧੰਨਿ ਜਨ ਆਏ ਤੇ ਪਰਵਾਣੁ ॥੧॥

ਪਉੜੀ ॥ ਆਇਆ ਸਫਲੁ ਤਾਹੂ ਕੇ ਗਨੀਐ ॥ ਜਾਸੁ ਰਸਨ ਹਰਿ ਹਰਿ ਜਸੁ ਭਨੀਐ ॥ ਆਇ ਬਸਹਿ ਸਾਧੂ ਕੈ ਸੰਗੇ ॥ ਅਨਦਿਨੁ ਨਾਮੁ ਧਿਆਵਹਿ ਰੰਗੇ ॥ ਆਵਤ ਸੋ ਜਨੁ ਨਾਮਹਿ ਰਾਤਾ ॥ ਜਾ ਕਉ ਦਇਆ ਮਇਆ ਬਿਧਾਤਾ ॥ ਏਕਹਿ ਆਵਨ ਫਿਰਿ ਜੋਨਿ ਨ ਆਇਆ ॥ ਨਾਨਕ ਹਰਿ ਕੈ ਦਰਸਿ ਸਮਾਇਆ ॥੧੩॥

ਪਦ ਅਰਥ :—ਰਸੁ—ਆਨੰਦ । ਜਿਹ—ਜਿਨ੍ਹਾਂ ਨੇ । ਸਹਜੇ—ਸਹਜਿ, ਅਡੋਲਤਾ ਵਿਚ (ਟਿਕ ਕੇ) । ਧਨਿ—ਧੰਨ, ਭਾਗਾਂ ਵਾਲੇ । ਪਰਵਾਣੁ—ਕਬੂਲ । ੧।

ਪਉੜੀ :—ਤਾਹੂ ਕੇ—ਉਸ ਦਾ । ਗਨੀਐ—ਸਮਝਣਾ ਚਾਹੀਦਾ ਹੈ । ਜਾਸੁ ਰਸਨ—ਜਿਸ ਦੀ ਜੀਭ । ਜਸੁ—ਸਿਫਤਿ-ਸਾਲਾਹ । ਭਨੀਐ—ਉਚਾਰਦੀ ਹੈ । ਸਾਧੂ—ਗੁਰੂ । ਅਨਦਿਨੁ—ਹਰ ਰੋਜ਼, ਹਰ ਵੇਲੇ । ਰੰਗੇ—ਰੰਗ ਵਿਚ, ਪਿਆਰ ਨਾਲ । ਨਾਮਹਿ—ਨਾਮ ਵਿਚ । ਰਾਤਾ—ਮਸਤ । ਮਇਆ—ਮਿਹਰ, ਦਇਆ । ਬਿਧਾਤਾ—ਬਿਧਾਤੇ ਦੀ, ਸਿਰਜਣਹਾਰ ਦੀ । ਏਕਹਿ ਆਵਨ—ਇਕੋ ਵਾਰੀ ਜਨਮ । ਦਰਸਿ—ਦੀਦਾਰ ਵਿਚ । ੧੩।

ਅਰਥ :—ਹੇ ਨਾਨਕ ! ਜੇਹੜੇ ਬੰਦੇ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ ਦੀ ਯਾਦ ਦਾ ਸੁਆਦ ਮਾਣਦੇ ਹਨ, ਜਿਨ੍ਹਾਂ ਨੇ ਇਸ ਆਤਮਕ ਆਨੰਦ ਨਾਲ ਸਾਂਝ ਪਾਈ ਹੈ, ਉਹ ਭਾਗਾਂ ਵਾਲੇ ਹਨ, ਉਹਨਾਂ ਦਾ ਹੀ ਜਗਤ ਵਿਚ ਜੰਮਣਾ ਸਫਲ ਹੈ । ੧।

ਪਉੜੀ :—(ਜਗਤ ਵਿਚ) ਉਸੇ ਮਨੁੱਖ ਦਾ ਆਉਣਾ ਨੇਪਰੇ ਚੜ੍ਹਿਆ ਜਾਣੇ, ਜਿਸ ਦੀ ਜੀਭ ਸਦਾ ਪਰਮਾਤਮਾ ਦੀ ਸਿਫਤਿ-ਸਾਲਾਹ ਕਰਦੀ ਹੈ । (ਜੇਹੜੇ ਬੰਦੇ) ਗੁਰੂ ਦੀ ਹਜ਼ੂਰੀ ਵਿਚ ਆ ਟਿਕਦੇ ਹਨ, ਉਹ ਹਰ ਵੇਲੇ ਪਿਆਰ ਨਾਲ ਪ੍ਰਭੂ ਦਾ ਨਾਮ ਸਿਮਰਦੇ ਹਨ ।

ਜਿਸ ਮਨੁੱਖ ਉਤੇ ਸਿਰਜਣਹਾਰ ਦੀ ਮਿਹਰ ਹੋਈ ਕਿਰਪਾ ਹੋਈ, ਉਹ ਸਦਾ ਪਰਮਾਤਮਾ ਦੇ ਨਾਮ ਵਿਚ ਮਸਤ ਰਹਿੰਦਾ ਹੈ, (ਜਗਤ ਵਿਚ ਉਹੀ) ਆਇਆ ਸਮਝੋ ।

ਹੇ ਨਾਨਕ ! ਜੋ ਮਨੁੱਖ ਪਰਮਾਤਮਾ ਦੇ ਦੀਦਾਰ ਵਿਚ ਲੀਨ ਰਹਿੰਦਾ ਹੈ, (ਜਗਤ ਵਿਚ) ਉਸ ਦਾ ਜਨਮ ਇਕੋ ਵਾਰੀ ਹੁੰਦਾ ਹੈ, ਉਹ ਮੁੜ ਮੁੜ ਜੁਨਾਂ ਵਿਚ ਨਹੀਂ ਆਉਂਦਾ । ੧੩ ।

ਸਲੋਕੁ ॥ ਯਾਸੁ ਜਪਤ ਮਨਿ ਹੋਇ ਅਨੰਦੁ ਬਿਨਸੈ ਦੂਜਾ ਭਾਉ ॥ ਦੂਖ ਦਰਦ ਤ੍ਰਿਸਨਾ ਬੁਝੈ ਨਾਨਕ ਨਾਮਿ ਸਮਾਉ ॥੧॥

ਪਉੜੀ ॥ ਯਯਾ ਜਾਰਉ ਦੁਰਮਤਿ ਦੋਊ ॥ ਤਿਸਹਿ ਤਿਆਗਿ ਸੁਖ ਸਹਜੇ ਸੋਊ ॥ ਯਯਾ ਜਾਇ ਪਰਹੁ ਸੰਤ ਸਰਨਾ ॥ ਜਿਹ ਆਸਰ ਇਆ ਭਵਜਲੁ ਤਰਨਾ ॥ ਯਯਾ ਜਨਮਿ ਨ ਆਵੈ ਸੋਊ ॥ ਏਕ ਨਾਮ ਲੇ ਮਨਹਿ ਪਰੋਊ ॥ ਯਯਾ ਜਨਮੁ ਨ ਹਾਰੀਐ ਗੁਰ ਪੂਰੇ ਕੀ ਟੇਕ ॥ ਨਾਨਕ ਤਿਹ ਸੁਖੁ ਪਾਇਆ ਜਾ ਕੈ ਹੀਅਰੈ ਏਕ ॥੧੪॥ {ਪੰਨਾ ੨੫੨-੨੫੩}

ਪਦ ਅਰਥ :—ਯਾਸੁ—ਜਾਸੁ, ਜਿਸ ਨੂੰ । ਮਨਿ—ਮਨ ਵਿਚ । ਦੂਜਾ ਭਾਉ—ਕਿਸੇ ਹੋਰ ਨਾਲ ਪਿਆਰ । ਤ੍ਰਿਸਨਾ—ਮਾਇਆ ਦਾ ਲਾਲਚ । ਨਾਮਿ—ਨਾਮ ਵਿਚ । ਸਮਾਉ—ਲੀਨ ਹੋਵੇ । ੧।

ਪਉੜੀ :—ਜਾਰਉ—ਜਾਰਹੁ, ਸਾੜ ਦਿਉ । ਦੋਊ—ਦੂਜਾ ਭਾਵ । ਤਿਸਹਿ—ਇਸ (ਦੁਰਮਤਿ) ਨੂੰ । ਸੋਊ—ਟਿਕੋਗੇ । ਮਨਹਿ—ਮਨ ਵਿਚ । ਨ ਹਾਰੀਐ—ਵਿਅਰਥ ਨਹੀਂ ਜਾਇਗਾ । ਟੇਕ—ਆਸਰਾ । ਤਿਹ—ਉਸ ਨੇ । ਹੀਅਰੈ—ਹਿਰਦੇ ਵਿਚ । ੧੪।

ਅਰਥ :—ਹੇ ਨਾਨਕ ! ਜਿਸ ਪ੍ਰਭੂ ਦਾ ਨਾਮ ਜਪਦਿਆਂ ਮਨ ਵਿਚ ਆਨੰਦ ਪੈਦਾ ਹੁੰਦਾ ਹੈ, (ਪ੍ਰਭੂ ਤੋਂ ਲਾਂਭੇ) ਕਿਸੇ ਹੋਰ ਦਾ ਮੋਹ ਦੂਰ ਹੋ ਸਕਦਾ ਹੈ, ਮਾਇਆ ਦਾ ਲਾਲਚ (ਤੇ ਲਾਲਚ ਤੋਂ ਪੈਦਾ ਹੋਇਆ) ਦੁਖ ਕਲੇਸ਼ ਮਿਟ ਜਾਂਦਾ ਹੈ, ਉਸ ਦੇ ਨਾਮ ਵਿਚ ਟਿਕੇ ਰਹੋ । ੧।

ਪਉੜੀ :—(ਹੇ ਭਾਈ !) ਭੈੜੀ ਮਤ ਤੇ ਮਾਇਆ ਦਾ ਪਿਆਰ ਸਾੜ ਦਿਉ, ਇਸ ਨੂੰ ਤਿਆਗਿਆਂ ਹੀ ਸੁਖ ਵਿਚ ਅਡੋਲ ਅਵਸਥਾ ਵਿਚ ਟਿਕੇ ਰਹੋਗੇ । ਜਾ ਕੇ ਸੰਤਾਂ ਦੀ ਸਰਨੀ ਪਵੇ, ਇਸੇ ਆਸਰੇ ਇਸ ਸੰਸਾਰ-ਸਮੁੰਦਰ ਵਿਚੋਂ (ਸਹੀ ਸਲਾਮਤ) ਪਾਰ ਲੰਘ ਸਕੀਦਾ ਹੈ ।

ਜੇਹੜਾ ਬੰਦਾ ਇਕ ਪ੍ਰਭੂ ਦਾ ਨਾਮ ਲੈ ਕੇ ਆਪਣੇ ਮਨ ਵਿਚ ਪ੍ਰੇ ਲੈਂਦਾ ਹੈ, ਉਹ ਮੁੜ ਮੁੜ ਜਨਮ ਵਿਚ ਨਹੀਂ ਆਉਂਦਾ ।

ਹੇ ਨਾਨਕ ! ਪੂਰੇ ਗੁਰੂ ਦਾ ਆਸਰਾ ਲਿਆਂ ਮਨੁੱਖਾ ਜਨਮ ਵਿਅਰਥ ਨਹੀਂ ਜਾਂਦਾ । ਜਿਸ ਮਨੁੱਖ ਦੇ ਹਿਰਦੇ ਵਿਚ ਇਕ ਪ੍ਰਭੂ ਵੱਸ ਪਿਆ ਹੈ, ਉਸ ਨੇ ਆਤਮਕ ਆਨੰਦ ਹਾਸਲ ਕਰ ਲਿਆ ਹੈ । ੧੪।

ਸਲੋਕੁ ॥ ਅੰਤਰਿ ਮਨ ਤਨ ਬਸਿ ਰਹੇ ਈਤ ਉਤ ਕੇ ਮੀਤ ॥ ਗੁਰਿ ਪੂਰੈ ਉਪਦੇਸਿਆ ਨਾਨਕ ਜਪੀਐ ਨੀਤ ॥੧॥

ਪਉੜੀ ॥ ਅਨਦਿਨੁ ਸਿਮਰਹੁ ਤਾਸੁ ਕਉ ਜੋ ਅੰਤਿ ਸਹਾਈ ਹੋਇ ॥ ਇਹ ਬਿਖਿਆ ਦਿਨ ਚਾਰਿ ਛਿਅ ਛਾਡਿ ਚਲਿਓ ਸਭੁ ਕੋਇ ॥ ਕਾ ਕੋ ਮਾਤ ਪਿਤਾ ਸੁਤ ਧੀਆ ॥ ਗ੍ਰਿਹ ਬਨਿਤਾ ਕਛੁ ਸੰਗਿ ਨ ਲੀਆ ॥ ਐਸੀ ਸੰਚਿ ਜੁ ਬਿਨਸਤ ਨਾਹੀ ॥ ਪਤਿ ਸੇਤੀ ਅਪੁਨੈ ਘਰਿ ਜਾਹੀ ॥ ਸਾਧ ਸੰਗਿ ਕਲਿ ਕੀਰਤਨੁ ਗਾਇਆ ॥ ਨਾਨਕ ਤੇ ਤੇ ਬਹੁਰਿ ਨ ਆਇਆ ॥੧੫॥

ਪਦ ਅਰਥ :—ਅੰਤਰਿ—ਅੰਦਰ । ਈਤ ਉਤ ਕੇ ਮੀਤ—ਲੋਕ ਪਰਲੋਕ ਵਿਚ ਸਾਥ ਦੇਣ ਵਾਲਾ ਮਿੱਤਰ । ਗੁਰਿ—ਗੁਰੂ ਨੇ । ਉਪਦੇਸਿਆ—ਨੇੜੇ ਵਿਖਾ ਦਿੱਤਾ । ੧।

ਪਉੜੀ :—ਤਾਸੁ ਕਉ—ਉਸ ਨੂੰ । ਬਿਖਿਆ—ਮਾਇਆ । ਚਾਰਿ ਛਿਅ—ਦਸ । ਸਭੁ ਕੋਇ—ਹਰੇਕ ਜੀਵ । ਕਾ ਕੋ—ਕਿਸ ਦਾ ? ਕਿਸੇ ਦਾ ਨਹੀਂ । ਸੁਤ—ਪੁੱਤਰ । ਬਨਿਤਾ—ਇਸੜੀ । ਸੰਚਿ—ਇਕੱਠੀ ਕਰ । ਪਤਿ—ਇੱਜ਼ਤ ।

ਅਪੁਨੈ ਘਰਿ—ਅਪਨੇ ਘਰ ਵਿਚ, ਜਿਸ ਘਰ ਵਿਚੋਂ ਕੋਈ ਕੱਢ ਨਹੀਂ ਸਕੇਗਾ । ਕਲਿ—ਇਸ ਸਮੇਂ ਵਿਚ, ਜਨਮ ਲੈ ਕੇ, ਜਗਤ ਵਿਚ ਆ ਕੇ । ਤੇ ਤੇ—ਉਹ ਉਹ ਬੰਦੇ । ੧।

ਅਰਥ :—ਜਿਸ ਮਨੁੱਖ ਨੂੰ ਪੂਰਾ ਗੁਰੂ ਲੋਕ ਪਰਲੋਕ ਦਾ ਸਾਥ ਦੇਣ ਵਾਲਾ ਪਰਮਾਤਮਾ ਨੇੜੇ ਵਿਖਾ ਦੇਂਦਾ ਹੈ । ਪਰਮਾਤਮਾ ਉਸ ਮਨੁੱਖ ਦੇ ਮਨ ਵਿਚ ਤਨ ਵਿਚ ਹਰ ਵੇਲੇ ਵੱਸ ਪੈਂਦਾ ਹੈ । ਹੇ ਨਾਨਕ ! ਐਸੇ ਪ੍ਰਭੂ ਨੂੰ ਸਦਾ ਸਿਮਰਨਾ ਚਾਹੀਦਾ ਹੈ । ੧।

ਪਉੜੀ :—ਜੇ ਪ੍ਰਭੂ ਅਖੀਰ ਸਮੇਂ ਸਹਾਇਤਾ ਕਰਦਾ ਹੈ ਉਸ ਨੂੰ ਹਰ ਵੇਲੇ ਯਾਦ ਰੱਖੋ । ਇਹ ਮਾਇਆ ਤਾਂ ਦਸ ਦਿਨਾਂ ਦੀ ਸਾਥਣ ਹੈ, ਹਰੇਕ ਜੀਵ ਇਸ ਨੂੰ ਇਥੇ ਹੀ ਛੱਡ ਕੇ ਤੁਰ ਜਾਂਦਾ ਹੈ ।

ਮਾਂ ਪਿਉ ਪੁੱਤਰ ਧੀ ਕੋਈ ਭੀ ਕਿਸੇ ਦਾ ਸਦਾ ਸਾਥੀ ਨਹੀਂ ਹੈ । ਘਰ ਇਸੜੀ ਕੋਈ ਭੀ ਸੈ ਕੋਈ ਜੀਵ ਇਥੋਂ ਨਾਲ ਲੈ ਕੇ ਨਹੀਂ ਜਾ ਸਕਦਾ । (ਹੇ ਭਾਈ !) ਅਜਿਹੀ ਰਾਸਿ-ਪੁੰਜੀ ਇਕੱਠੀ ਕਰ ਜਿਸ ਦਾ ਕਦੇ ਨਾਸ ਨ ਹੋਵੇ, ਤੇ ਇੱਜ਼ਤ ਨਾਲ ਉਸ ਘਰ ਵਿਚ ਜਾ ਸਕੇਂ, ਜਿਥੋਂ ਕੋਈ ਕੱਢ ਨ ਸਕੇ ।

ਹੇ ਨਾਨਕ ! ਜਿਨ੍ਹਾਂ ਬੰਦਿਆਂ ਨੇ ਮਨੁੱਖਾ ਜਨਮ ਲੈ ਕੇ ਸਤ-ਸੰਗ ਵਿਚ ਪ੍ਰਭੂ ਦੀ ਸਿਫਤਿ-ਸਾਲਾਹ ਕੀਤੀ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਏ । ੧੫।

ਸਲੋਕੁ ॥ ਅਤਿ ਸੁੰਦਰ ਕੁਲੀਨ ਚਤੁਰ ਮੁਖਿ ਛਿਆਨੀ ਧਨਵੰਤ ॥ ਮਿਰਤਕ ਕਹੀਅਹਿ ਨਾਨਕਾ ਜਿਹ ਪ੍ਰੀਤਿ ਨਹੀ ਭਗਵੰਤ ॥੧॥

ਪਉੜੀ ॥ ਛੰਡਾ ਖਟੁ ਸਾਸਤ੍ਰੁ ਹੋਇ ਛਿਆਤਾ ॥ ਪੂਰਕੁ ਕੁੰਭਕ ਰੇਚਕ ਕਰਮਾਤਾ ॥ ਛਿਆਨ ਧਿਆਨ ਤੀਰਥ ਇਸਨਾਨੀ ॥ ਸੋਮ ਪਾਕ ਅਪਰਸ ਉਦਿਆਨੀ ॥ ਰਾਮ ਨਾਮ ਸੰਗਿ ਮਨਿ ਨਹੀ ਹੇਤਾ ॥ ਜੋ ਕਛੁ ਕੀਨੋ ਸੋਊ ਅਨੇਤਾ ॥ ਉਆ ਤੇ ਉਤਮੁ ਗਨਉ ਚੰਡਾਲਾ ॥ ਨਾਨਕ ਜਿਹ ਮਨਿ ਬਸਹਿ ਗੁਪਾਲਾ ॥੧੬॥ {ਪੰਨਾ ੨੫੩}

ਪਦ ਅਰਥ :—ਮੁਖਿ—ਮੁਖੀ, ਮੰਨੇ-ਪਰਮੰਨੇ । ਮਿਰਤਕ—ਮੁਰਦੇ । ੧।

ਪਉੜੀ :—ਖਟੁ—ਛੇ । ਖਟੁ ਸਾਸਤ੍ਰ—ਸਾਂਖ, ਨਿਆਇ, ਵੈਸ਼ੇਸ਼ਿਕ, ਮੀਮਾਂਸਾ, ਯੋਗ, ਵੇਦਾਂਤ । (ਇਹਨਾਂ ਦੇ ਕਰਤਾ—ਕਪਲ, ਗੋਤਮ, ਕਣਾਦ, ਜੈਮਨੀ, ਪਤੰਜਲੀ, ਵਿਆਸ) । ਪੂਰਕੁ—ਪ੍ਰਾਣ ਉਤਾਂਹ ਚਾੜ੍ਹਨੇ । ਕੁੰਭਕ—ਪ੍ਰਾਣ ਰੋਕ ਰੱਖਣੇ । ਰੇਚਕ—ਪ੍ਰਾਣ ਬਾਹਰ ਕੱਢਣੇ । ਸੋਮ ਪਾਕ—{ਸ਼ਕਯ ਧਾਕ} ਆਪਣੀ ਹੱਥੀਂ ਰੋਟੀ ਪਕਾਣ ਵਾਲਾ । ਅਪਰਸ—ਜੇ ਕਿਸੇ (ਸੁੰਦਰ ਆਦਿਕ ਨਾਲ) ਨਾਹ ਛੁਹੇ । ਅਨੇਤਾ—ਨਾਹ ਨਿੱਤ ਰਹਿਣ ਵਾਲਾ, ਵਿਅਰਥ । ਗਨਉ—ਗਨਉਂ, ਮੈਂ ਸਮਝਦਾ ਹਾਂ । ੧੬।

ਅਰਥ :—ਜੇ ਕੋਈ ਬੜੇ ਸੁੰਦਰ, ਚੰਗੀ ਕੁਲ ਵਾਲੇ, ਸਿਆਣੇ, ਗਿਆਨਵਾਨ ਤੇ ਧਨਵਾਨ ਬੰਦੇ ਭੀ ਹੋਣ, ਪਰ, ਹੇ ਨਾਨਕ ! ਜਿਨ੍ਹਾਂ ਦੇ ਅੰਦਰ ਭਗਵਾਨ ਦੀ ਪ੍ਰੀਤਿ ਨਹੀਂ ਹੈ, ਉਹ ਮੁਰਦੇ ਹੀ ਆਖੇ ਜਾਂਦੇ ਹਨ (ਭਾਵ, ਵਿਕਾਰਾਂ ਵਿਚ ਮਰੀ ਹੋਈ ਆਤਮਾ ਵਾਲੇ) । ੧।

ਪਉੜੀ :—ਕੋਈ ਮਨੁੱਖ ਛੇ ਸ਼ਾਸਤ੍ਰਾਂ ਦਾ ਜਾਣਨ ਵਾਲਾ ਹੋਵੇ, (ਪ੍ਰਾਣਾਯਾਮ ਦੇ ਅੱਭਿਆਸ ਵਿਚ) ਸੁਆਸ ਉਪਰ ਚਾੜ੍ਹਨ, ਰੋਕ ਰੱਖਣ ਅਤੇ ਹੇਠਾਂ ਉਤਾਰਨ ਦੇ ਕਰਮ ਕਰਦਾ ਹੋਵੇ, ਧਾਰਮਿਕ ਚਰਚਾ ਕਰਦਾ ਹੋਵੇ, ਸਮਾਧੀਆਂ ਲਾਂਦਾ ਹੋਵੇ, (ਸੁੱਚ ਦੀ ਖਾਤਰ) ਆਪਣੀ ਹੱਥੀਂ ਰੋਟੀ ਪਕਾਂਦਾ ਹੋਵੇ, ਜੰਗਲਾਂ ਵਿਚ ਰਹਿੰਦਾ ਹੋਵੇ, ਪਰ ਜੇ ਉਸ ਦੇ ਮਨ ਵਿਚ ਪਰਮਾਤਮਾ ਦੇ ਨਾਮ ਨਾਲ ਪਿਆਰ ਨਹੀਂ, ਤਾਂ ਉਸ ਨੇ ਜੇ ਕੁਝ ਕੀਤਾ ਵਿਅਰਥ ਹੀ ਕੀਤਾ ।

ਹੇ ਨਾਨਕ ! (ਆਖ) ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਜੀ ਨਹੀਂ ਵੱਸਦੇ, ਉਸ ਨਾਲੋਂ ਮੈਂ ਇਕ ਨੀਵੀਂ ਜਾਤਿ ਦੇ ਬੰਦੇ ਨੂੰ ਚੰਗਾ ਸਮਝਦਾ ਹਾਂ । ੧੬।

ਸਲੋਕੁ ॥ ਕੁੰਟ ਚਾਰਿ ਦਹ ਦਿਸਿ ਭ੍ਰਮੇ ਕਰਮ ਕਿਰਤਿ ਕੀ ਰੇਖ ॥ ਸੂਖ ਦੂਖ ਮੁਕਤਿ ਜੋਨਿ ਨਾਨਕ ਲਿਖਿਓ ਲੇਖ ॥੧॥

ਪਵੜੀ ॥ ਕਕਾ ਕਾਰਨ ਕਰਤਾ ਸੋਊ ॥ ਲਿਖਿਓ ਲੇਖੁ ਨ ਮੇਟਤ ਕੋਊ ॥ ਨਹੀ ਹੋਤ ਕਛੁ ਦੋਊ ਬਾਰਾ ॥ ਕਰਨੈਹਾਰੁ ਨ
ਭੂਲਨਹਾਰਾ ॥ ਕਾਹੂ ਪੰਥੁ ਦਿਖਾਰੈ ਆਪੈ ॥ ਕਾਹੂ ਉਦਿਆਨ ਭ੍ਰਮਤ ਪਛੁਤਾਪੈ ॥ ਆਪਨ ਖੇਲੁ ਆਪ ਹੀ ਕੀਨੋ ॥ ਜੋ ਜੋ
ਦੀਨੋ ਸੁ ਨਾਨਕ ਲੀਨੋ ॥੧੭॥

ਪਦ ਅਰਥ :—ਕੁੰਟ—ਕੂਟ, ਤਰਫ਼ । ਦਹ ਦਿਸਿ—ਦਸ ਦਿਸ਼ਾਂ । ਰੇਖ—ਲੀਕ, ਸੰਸਕਾਰ । ਕਿਰਤਿ—ਕੀਤੇ ਹੋਏ ।
ਨੋਟ :—ਇਸ ਸਲੋਕ ਦੇ ਅਖੀਰ ਤੇ ਅੰਕ ੨ ਦਾ ਭਾਵ ਇਹ ਹੈ ਕਿ ਅੱਖਰ ‘ਕ’ ਦੇ ਹੁਣ ਦੋ ਸਲੋਕ ਹੋ ਚੁਕੇ ਹਨ—
ਪਉੜੀ ਨੰ: ੮ ਅਤੇ ੧੭ ਵਿਚ ।੧।੨।

ਪਵੜੀ :—ਪੰਥੁ—(ਜ਼ਿੰਦਗੀ ਦਾ ਰਸਤਾ) । ਉਦਿਆਨ—ਜੰਗਲ ।

ਅਰਥ :—ਹੇ ਨਾਨਕ ! ਜੀਵ ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਚਹੁੰ ਤਰਫ਼ਾਂ ਵਿਚ ਦਸਾਂ ਦਿਸ਼ਾਂ ਵਿਚ
ਭਟਕਦੇ ਹਨ । ਲਿਖੇ ਲੇਖ ਅਨੁਸਾਰ ਹੀ ਸੂਖ ਦੁਖ ਮੁਕਤੀ ਜਾਂ ਜਨਮ ਮਰਨ ਦੇ ਗੇੜ ਮਿਲਦੇ ਹਨ ।੧।੨।

ਪਵੜੀ :—ਕਰਤਾਰ ਆਪ ਹੀ (ਜਗਤ ਦੀ ਕਾਰ ਦਾ) ਸਬਬ ਬਣਾਣ ਵਾਲਾ ਹੈ । ਕੋਈ ਜੀਵ ਉਸ ਦੇ ਲਿਖੇ ਲੇਖ ਨੂੰ
ਮਿਟਾ ਨਹੀਂ ਸਕਦਾ । ਸਿਰਜਣਹਾਰ ਭੁੱਲਣ ਵਾਲਾ ਨਹੀਂ ਹੈ, (ਜੇਹੜਾ ਭੀ ਕੰਮ ਉਹ ਕਰਦਾ ਹੈ ਉਸ ਵਿਚ ਗਲਤੀ
ਨਹੀਂ ਰਹਿ ਜਾਂਦੀ, ਇਸ ਵਾਸਤੇ) ਕੋਈ ਕੰਮ ਉਸ ਨੂੰ ਦੂਜੀ ਵਾਰੀ (ਠੀਕ ਕਰ ਕੇ) ਨਹੀਂ ਕਰਨਾ ਪੈਂਦਾ ।

ਕਿਸੇ ਜੀਵ ਨੂੰ ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ, ਕਿਸੇ ਨੂੰ ਆਪ ਹੀ ਜੰਗਲ ਵਿਚ ਭਟਕਾ ਕੇ ਪਛੁਤਾਏ
ਵਾਲੇ ਪਾਸੇ ਪਾਂਦਾ ਹੈ ।

ਇਹ ਸਾਰਾ ਜਗਤ-ਖੇਲ ਪ੍ਰਭੂ ਨੇ ਆਪ ਹੀ ਬਣਾਇਆ ਹੈ । ਹੇ ਨਾਨਕ ! ਜੋ ਕੁਝ ਉਹ ਜੀਵਾਂ ਨੂੰ ਦੇਂਦਾ ਹੈ, ਉਹੀ
ਉਹਨਾਂ ਨੂੰ ਮਿਲਦਾ ਹੈ ।੧੭।

ਸਲੋਕੁ ॥ ਖਾਤ ਖਰਚਤ ਬਿਲਛੁਤ ਰਹੇ ਟੂਟਿ ਨ ਜਾਹਿ ਭੰਡਾਰ ॥ ਹਰਿ ਹਰਿ ਜਪਤ ਅਨੇਕ ਜਨ ਨਾਨਕ ਨਾਹਿ ਸੁਮਾਰ
॥੧॥

ਪਉੜੀ ॥ ਖਖਾ ਖੂਨਾ ਕਛੁ ਨਹੀ ਤਿਸੁ ਸੰਮ੍ਰਥ ਕੈ ਪਾਹਿ ॥ ਜੋ ਦੇਨਾ ਸੋ ਦੇ ਰਹਿਓ ਭਾਵੈ ਤਹ ਤਹ ਜਾਹਿ ॥ ਖਰਚੁ
ਖਜਾਨਾ ਨਾਮ ਧਨੁ ਇਆ ਭਗਤਨ ਕੀ ਰਾਸਿ ॥ ਖਿਮਾ ਗਰੀਬੀ ਅਨਦ ਸਹਜ ਜਪਤ ਰਹਿ ਗੁਣ ਤਾਸ ॥ ਖੇਲਹਿ
ਬਿਗਸਹਿ ਅਨਦ ਸਿਉ ਜਾ ਕਉ ਹੋਤ ਕ੍ਰਿਪਾਲ ॥ ਸਦੀਵ ਗਨੀਵ ਸੁਹਾਵਨੇ ਰਾਮ ਨਾਮ ਗ੍ਰਿਹਿ ਮਾਲ ॥ ਖੇਦੁ ਨ ਦੂਖੁ ਨ
ਡਾਨੁ ਤਿਹ ਜਾ ਕਉ ਨਦਰਿ ਕਰੀ ॥ ਨਾਨਕੁ ਜੋ ਪ੍ਰਭ ਭਾਣਿਆ ਪੂਰੀ ਤਿਨਾ ਪਰੀ ॥੧੮॥ {ਪੰਨਾ ੨੫੩}

ਪਦ ਅਰਥ :—ਬਿਲਛੁਤ—{ਕਿਲਸਿਰ} ਆਤਮਕ ਆਨੰਦ ਮਾਣਦੇ ।੧।

ਪਉੜੀ :—ਖੂਨਾ—ਘਾਟ, ਕਮੀ । ਪਾਹਿ—ਪਾਸ । ਭਾਵੈ—ਜਿਵੇਂ ਪ੍ਰਭੂ ਨੂੰ ਭਾਉਂਦਾ ਹੈ । ਤਹ ਤਹ—ਉਥੇ ਉਥੇ ।
ਭਾਵੈ...ਜਾਹਿ—(ਭਗਤ ਜਨ) ਉਸ ਦੀ ਰਜ਼ਾ ਵਿਚ ਤੁਰਦੇ ਹਨ । ਸਹਜ—ਅਡੋਲਤਾ । ਗੁਣਤਾਸ—ਗੁਣਾਂ ਦਾ ਖਜਾਨਾ
ਪਰਮਾਤਮਾ । ਬਿਗਸਹਿ—ਖਿੜੇ ਰਹਿੰਦੇ ਹਨ । ਗਨੀਵ—ਧਨਾਢ, ਗ਼ਨੀ । ਗ੍ਰਿਹਿ—ਹਿਰਦੇ-ਘਰ ਵਿਚ । ਖੇਦੁ—
ਕਲੇਸ਼ । ਡਾਨੁ—ਡੰਨ ।੧੮।

ਅਰਥ :—ਹੇ ਨਾਨਕ ! ਅਨੇਕਾਂ ਜੀਵ, ਜਿਨ੍ਹਾਂ ਦੀ ਗਿਣਤੀ ਨਹੀਂ ਕੀਤੀ ਜਾ ਸਕਦੀ, ਪਰਮਾਤਮਾ ਦਾ ਨਾਮ ਜਪਦੇ ਹਨ
(ਉਹਨਾਂ ਪਾਸ ਸਿਫਤਿ-ਸਾਲਾਹ ਦੇ ਇਤਨੇ ਖਜਾਨੇ ਇਕੱਠੇ ਹੋ ਜਾਂਦੇ ਹਨ ਕਿ) ਉਹ ਉਹਨਾਂ ਖਜਾਨਿਆਂ ਨੂੰ ਖਾਂਦੇ
ਖਰਚਦੇ ਮਾਣਦੇ ਹਨ, ਪਰ ਉਹ ਕਦੇ ਮੁੱਕਦੇ ਨਹੀਂ ਹਨ ।੧।

ਪਉੜੀ :—ਪ੍ਰਭੂ ਸਭ ਤਾਕਤਾਂ ਦਾ ਮਾਲਕ ਹੈ, ਉਸ ਦੇ ਪਾਸ ਕਿਸੇ ਚੀਜ਼ ਦੀ ਕਮੀ ਨਹੀਂ । ਉਸ ਦੇ ਭਗਤ ਜਨ ਉਸ ਦੀ ਰਜਾ ਵਿਚ ਤੁਰਦੇ ਹਨ, ਉਹਨਾਂ ਨੂੰ ਉਹ ਸਭ ਕੁਝ ਦੇਂਦਾ ਹੈ । ਪ੍ਰਭੂ ਦਾ ਨਾਮ-ਧਨ ਭਗਤਾਂ ਦੀ ਰਾਸਿ-ਪੂੰਜੀ ਹੈ, ਇਸੇ ਖਜ਼ਾਨੇ ਨੂੰ ਉਹ ਸਦਾ ਵਰਤਦੇ ਹਨ । ਉਹ ਸਦਾ ਗੁਣਾਂ ਦੇ ਖਜ਼ਾਨੇ-ਪ੍ਰਭੂ ਨੂੰ ਸਿਮਰਦੇ ਹਨ ਤੇ ਉਹਨਾਂ ਦੇ ਅੰਦਰ ਖਿਮਾ ਨਿੰਮ੍ਰਤਾ, ਆਤਮਕ ਆਨੰਦ ਤੇ ਅਡੋਲਤਾ (ਆਦਿਕ ਗੁਣ ਪਲਰਦੇ ਹਨ) ।

ਜਿਨ੍ਹਾਂ ਉਤੇ ਕਿਰਪਾ ਕਰਦਾ ਹੈ, ਉਹ ਆਤਮਕ ਆਨੰਦ ਨਾਲ ਜੀਵਨ ਦੀ ਖੇਡ ਖੇਡਦੇ ਹਨ ਤੇ ਸਦਾ ਖਿੜੇ ਰਹਿੰਦੇ ਹਨ । ਉਹ ਸਦਾ ਹੀ ਧਨਾਢ ਹਨ, ਉਹਨਾਂ ਦੇ ਮੱਥੇ ਚਮਕਦੇ ਹਨ, ਕਿਉਂਕਿ ਉਹਨਾਂ ਦੇ ਹਿਰਦੇ-ਘਰ ਵਿਚ ਬੇਅੰਤ ਨਾਮ-ਧਨ ਹੈ ।

ਜਿਨ੍ਹਾਂ ਉਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ, ਉਹਨਾਂ ਦੀ ਆਤਮਾ ਨੂੰ ਕੋਈ ਕਲੇਸ਼ ਨਹੀਂ, ਕੋਈ ਦੁੱਖ ਨਹੀਂ (ਜੀਵਨ-ਵਣਜ ਵਿਚ ਉਹਨਾਂ ਨੂੰ ਕੋਈ ਜ਼ਿੰਮੇਵਾਰੀ) ਚੱਟੀ ਨਹੀਂ ਜਾਪਦੀ । ਹੇ ਨਾਨਕ ! ਜੇਹੜੇ ਮਨੁੱਖ ਪ੍ਰਭੂ ਨੂੰ ਚੰਗੇ ਲਗਦੇ ਹਨ, (ਜੀਵਨ-ਵਣਜ ਵਿਚ) ਉਹ ਕਾਮਯਾਬ ਹੋ ਜਾਂਦੇ ਹਨ । ੧੮ ।

ਸਲੋਕ ॥ ਗਨਿ ਮਿਨਿ ਦੇਖਹੁ ਮਨੈ ਮਾਹਿ ਸਰਪਰ ਚਲਨੈ ਲੋਗ ॥ ਆਸ ਅਨਿਤ ਗੁਰਮੁਖਿ ਮਿਟੈ ਨਾਨਕ ਨਾਮ ਅਰੋਗ ॥੧॥

ਪਉੜੀ ॥ ਗਗਾ ਗੋਬਿੰਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥ ਕਹਾ ਬਿਸਾਸਾ ਦੇਹ ਕਾ ਬਿਲਮ ਨ ਕਰਿਹੋ ਮੀਤ ॥ ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ ॥ ਓਹ ਬੇਰਾ ਨਹ ਬੁਝੀਐ ਜਉ ਆਇ ਪਰੈ ਜਮ ਫੰਧੁ ॥ ਗਿਆਨੀ ਧਿਆਨੀ ਚਤੁਰ ਪੇਖਿ ਰਹਨੁ ਨਹੀ ਇਹ ਠਾਇ ॥ ਛਾਡਿ ਛਾਡਿ ਸਗਲੀ ਗਈ ਮੂੜ ਤਹਾ ਲਪਟਾਹਿ ॥ ਗੁਰ ਪ੍ਰਸਾਦਿ ਸਿਮਰਤ ਰਹੈ ਜਾਹੁ ਮਸਤਕਿ ਭਾਗ ॥ ਨਾਨਕ ਆਏ ਸਫਲ ਤੇ ਜਾ ਕਉ ਪ੍ਰਿਅਹਿ ਸੁਹਾਗ ॥੧੯॥ {ਪੰਨਾ ੨੫੪}

ਪਦ ਅਰਥ :—ਗਨਿ ਮਿਨਿ—ਗਿਣ ਕੇ, ਮਿਣ ਕੇ । ਸਰਪਰ—ਜ਼ਰੂਰ । ਅਨਿਤ ਆਸ—ਨਿੱਤ ਨਾਹ ਰਹਿਣ ਵਾਲੇ ਪਦਾਰਥਾਂ ਦੀ ਆਸ । ੧ ।

ਪਉੜੀ :—ਰਵਹੁ—ਚੇਤੇ ਕਰੋ । ਨੀਤ—ਨਿੱਤ । ਸਾਸਿ ਸਾਸਿ—ਹਰੇਕ ਸਾਹ ਦੇ ਨਾਲ । ਬਿਸਾਸਾ—ਵਿਸਾਹ, ਇਤਬਾਰ । ਬਿਲਮ—ਢਿੱਲ । ਬੰਧੁ—ਰੁਕਾਵਟ । ਬੇਰਾ—ਵੇਲਾ । ਫੰਧੁ—ਫਾਹੀ, ਰੱਸਾ । ਪੇਖਿ—ਵੇਖ । ਲਪਟਾਹਿ—ਚੰਬੜਦੇ ਹਨ । ਜਾਹੁ ਮਸਤਕਿ—ਜਿਸ ਦੇ ਮੱਥੇ ਉਤੇ । ਪ੍ਰਿਅਹਿ—ਪਿਆਰੇ ਦਾ । ੧੯ ।

ਅਰਥ :—(ਹੇ ਭਾਈ !) ਮਨ ਵਿਚ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਵੋ, ਸਾਰਾ ਜਗਤ ਜ਼ਰੂਰ (ਆਪੋ ਆਪਣੀ ਵਾਰੀ ਇਥੋਂ) ਤੁਰ ਜਾਇਗਾ (ਫਿਰ ਨਾਸਵੰਤ ਦੀਆਂ ਆਸਾਂ ਕਿਉਂ ?) ਹੇ ਨਾਨਕ ! ਪ੍ਰਭੂ ਦਾ ਨਾਮ ਮਨੁੱਖ ਦੇ ਮਨ ਨੂੰ (ਆਸਾਂ ਆਦਿਕ ਦੇ) ਰੋਗ ਤੋਂ ਬਚਾ ਲੈਂਦਾ ਹੈ, ਗੁਰੂ ਦੀ ਸਰਨ ਪਿਆਂ ਨਾਸ-ਵੰਤ ਪਦਾਰਥਾਂ ਦੀ ਆਸ ਮਿਟ ਜਾਂਦੀ ਹੈ । ੧ ।

ਪਉੜੀ :—(ਹੇ ਮਿੱਤਰ !) ਸੁਆਸ ਸੁਆਸ ਸਦਾ ਗੋਬਿੰਦ ਦਾ ਨਾਮ ਜਪੋ, ਪ੍ਰਭੂ ਦੇ ਗੁਣ ਚੇਤੇ ਕਰਦੇ ਰਹੋ, (ਵੇਖਣਾ) ਢਿੱਲ ਨ ਕਰਨੀ, ਇਸ ਸਰੀਰ ਦਾ ਕੋਈ ਭਰਵਾਸਾ ਨਹੀਂ । ਬਾਲਪਨ ਹੋਵੇ, ਜੁਆਨੀ ਹੋਵੇ ਬੁਢੇਪਾ ਹੋਵੇ (ਮੌਤ ਨੂੰ ਆਉਣ ਤੋਂ ਕਿਸੇ ਵੇਲੇ ਭੀ) ਕੋਈ ਰੁਕਾਵਟ ਨਹੀਂ ਹੈ । ਉਸ ਵੇਲੇ ਦਾ ਪਤਾ ਨਹੀਂ ਲੱਗ ਸਕਦਾ, ਜਦੋਂ ਜਮ ਦਾ ਰੱਸਾ (ਗਲ ਵਿਚ) ਆ ਪੈਂਦਾ ਹੈ । ਵੇਖੋ ! ਗਿਆਨਵਾਨ ਹੋਣ, ਸੁਰਤਿ ਜੋੜਨ ਵਾਲੇ ਹੋਣ, ਸਿਆਣੇ ਹੋਣ, ਕਿਸੇ ਨੇ ਭੀ ਇਸ ਥਾਂ ਸਦਾ ਟਿਕੇ ਨਹੀਂ ਰਹਿਣਾ । ਮੂਰਖ ਹੀ ਉਹਨਾਂ ਪਦਾਰਥਾਂ ਨੂੰ ਜੱਫਾ ਮਾਰਦੇ ਹਨ ਜਿਨ੍ਹਾਂ ਨੂੰ (ਆਪੋ ਆਪਣੀ ਵਾਰੀ) ਸਾਰੀ ਲੋਕਾਈ ਛੱਡ ਗਈ ।

ਜਿਸ ਮਨੁੱਖ ਦੇ ਮੱਥੇ ਉਤੇ ਭਾਗਾਂ ਦਾ ਲੇਖ ਉੱਘੜੇ, ਉਹ ਗੁਰੂ ਦੀ ਕਿਰਪਾ ਨਾਲ ਸਦਾ ਪ੍ਰਭੂ ਦਾ ਨਾਮ ਸਿਮਰਦਾ ਰਹਿੰਦਾ ਹੈ । ਹੇ ਨਾਨਕ ! ਜਿਨ੍ਹਾਂ ਨੂੰ ਪਿਆਰੇ ਪ੍ਰਭੂ ਦਾ ਸੁਹਾਗ (ਖਸਮਾਨਾ) ਨਸੀਬ ਹੈ, ਉਹਨਾਂ ਦਾ ਹੀ ਜਗਤ ਵਿਚ ਆਉਣਾ ਮੁਬਾਰਿਕ ਹੈ । ੧੯ ।

ਸਲੋਕੁ ॥ ਘੋਖੇ ਸਾਸਤ੍ਰ ਬੇਦ ਸਭ ਆਨ ਨ ਕਥਤਉ ਕੋਇ ॥ ਆਦਿ ਜੁਗਾਦੀ ਹੁਣਿ ਹੋਵਤ ਨਾਨਕ ਏਕੈ ਸੋਇ ॥੧॥

ਪਉੜੀ ॥ ਘਘਾ ਘਾਲਹੁ ਮਨਹਿ ਏਹ ਬਿਨੁ ਹਰਿ ਦੂਸਰ ਨਾਹਿ ॥ ਨਹ ਹੋਆ ਨਹ ਹੋਵਨੋ ਜਤ ਕਤ ਓਹੀ ਸਮਾਹਿ ॥ ਘੂਲਹਿ ਤਉ ਮਨ ਜਉ ਆਵਹਿ ਸਰਨਾ ॥ ਨਾਮ ਤਤੁ ਕਲਿ ਮਹਿ ਪੁਨਹਚਰਨਾ ॥ ਘਾਲਿ ਘਾਲਿ ਅਨਿਕ ਪਛਤਾਵਹਿ ॥ ਬਿਨੁ ਹਰਿ ਭਗਤਿ ਕਹਾ ਬਿਤਿ ਪਾਵਹਿ ॥ ਘੋਲਿ ਮਹਾ ਰਸੁ ਅੰਮ੍ਰਿਤੁ ਤਿਹ ਪੀਆ ॥ ਨਾਨਕ ਹਰਿ ਗੁਰਿ ਜਾ ਕਉ ਦੀਆ ॥੨੦॥ {ਪੰਨਾ ੨੫੪}

ਪਦ ਅਰਥ :—ਘੋਖੇ—ਗੁਰੂ ਨਾਲ ਪੜ੍ਹ ਵੇਖੇ ਹਨ । ਆਨ—ਕੋਈ ਹੋਰ । ਜੁਗਾਦੀ—ਜੁਗਾਂ ਦੇ ਆਦਿ ਤੋਂ । ਹੋਵਤ—ਅਗਾਂਹ ਨੂੰ ਭੀ ਕਾਇਮ ਰਹਿਣ ਵਾਲਾ ।੧।

ਪਉੜੀ :—ਘਾਲਹੁ—ਦ੍ਰਿੜ੍ਹ ਕਰੋ । ਮਨਹਿ—ਮਨ ਵਿਚ । ਜਤ ਕਤ—ਹਰ ਥਾਂ । ਘੂਲਹਿ—ਭਿੱਜੇਂਗਾ, ਰਸ ਮਾਣੇਂਗਾ । ਮਨ—ਹੇ ਮਨ ! ਕਲਿ ਮਹਿ—ਮਨੁੱਖਾ ਜੀਵਨ ਵਿਚ {ਨੋਟ :—ਕਿਸੇ ਖਾਸ ਜੁਗ ਬਾਰੇ ਇਥੇ ਜ਼ਿਕਰ ਨਹੀਂ ਚੱਲ ਰਿਹਾ} । ਪੁਨਹ ਚਰਨਾ—{ਪੁਨਹ—ਮੁੜ, ਦੂਜੀ ਵਾਰ । ਚਰਨ—ਆਚਰਨ, ਕਰਮ} ਕਿਸੇ ਪਾਪ-ਕਰਮ ਦਾ ਅਸਰ ਮਿਟਾਣ ਲਈ ਕੀਤੇ ਕਰਮ, ਪਛਤਾਵੇ ਵਜੋਂ ਕੀਤੇ ਕਰਮ । ਬਿਤਿ—ਆਤਮਕ ਟਿਕਾਉ, ਸ਼ਾਂਤੀ । ਗੁਰਿ—ਗੁਰੂ ਨੇ ।੨੦।

ਅਰਥ :—ਸਾਰੇ ਵੇਦ ਸ਼ਾਸਤ੍ਰ ਵਿਚਾਰ ਵੇਖੇ ਹਨ, ਇਹਨਾਂ ਵਿਚੋਂ ਕੋਈ ਭੀ ਇਹ ਨਹੀਂ ਆਖਦਾ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਭੀ ਸਦਾ-ਬਿਰ ਰਹਿਣ ਵਾਲਾ ਹੈ । ਹੇ ਨਾਨਕ ! ਇਕ ਪਰਮਾਤਮਾ ਹੀ ਹੈ ਜੋ ਜਗਤ ਦੇ ਸ਼ੁਰੂ ਤੋਂ ਹੈ, ਜੁਗਾਂ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ ਤੇ ਅਗਾਂਹ ਨੂੰ ਭੀ ਰਹੇਗਾ ।੧।

ਪਉੜੀ :—(ਹੇ ਭਾਈ !) ਆਪਣੇ ਮਨ ਵਿਚ ਪੱਕ ਕਰ ਲਵੋ ਕਿ ਪ੍ਰਭੂ ਤੋਂ ਬਿਨਾ ਕੋਈ ਹੋਰ ਸਦਾ-ਬਿਰ ਨਹੀਂ ਹੈ, ਨਾਹ ਕੋਈ ਹੁਣ ਤਕ ਹੋਇਆ ਨਾਹ ਹੋਵੇਗਾ । ਹਰ ਥਾਂ ਉਹ ਪ੍ਰਭੂ ਹੀ ਮੌਜੂਦ ਹੈ ।

ਹੇ ਮਨ ! ਜੇ ਤੂੰ ਉਸ ਸਦਾ-ਬਿਰ ਹਰੀ ਦੀ ਸਰਨ ਪਏਂ, ਤਾਂ ਹੀ ਰਸ ਮਾਣੇਂਗਾ । ਇਸ ਮਨੁੱਖਾ ਜਨਮ ਵਿਚ ਇਕ ਪ੍ਰਭੂ ਦਾ ਨਾਮ ਹੀ ਹੈ ਜੋ ਕੀਤੇ ਵਿਕਾਰਾਂ ਦਾ ਪ੍ਰਭਾਵ ਮਿਟਾ ਸਕਦਾ ਹੈ । ਪਰਮਾਤਮਾ ਦੀ ਭਗਤੀ ਤੋਂ ਬਿਨਾ ਹੋਰ ਕਿਤੇ ਭੀ ਮਨ ਨੂੰ ਸ਼ਾਂਤੀ ਨਹੀਂ ਮਿਲਦੀ । ਅਨੇਕਾਂ ਹੀ ਬੰਦੇ (ਹਰੀ-ਸਿਮਰਨ ਤੋਂ ਬਿਨਾ) ਹੋਰ ਹੋਰ ਘਾਲਣਾ ਘਾਲ ਕੇ ਆਖਰ ਪਛਤਾਂਦੇ ਹੀ ਹਨ ।

ਹੇ ਨਾਨਕ ! ਗੁਰੂ ਨੇ ਜਿਸ ਨੂੰ ਹਰੀ-ਨਾਮ ਦੀ ਦਾਤਿ ਦੇ ਦਿੱਤੀ, ਉਸ ਨੇ ਮਹਾ ਰਸ ਵਾਲਾ (ਅਤਿ ਸੁਆਦਲਾ) ਨਾਮ ਅੰਮ੍ਰਿਤ ਘੋਲ ਕੇ ਪੀ ਲਿਆ (ਭਾਵ, ਉਸ ਨੇ ਬੜੇ ਪ੍ਰੇਮ ਨਾਲ ਨਾਮ ਜਪਿਆ ਜਿਸ ਵਿਚੋਂ ਅਜੇਹਾ ਸੁਆਦ ਆਇਆ ਜਿਵੇਂ ਕਿਸੇ ਅੱਤ ਮਿੱਠੇ ਸ਼ਰਬਤ ਆਦਿਕ ਵਿਚੋਂ) ।੨੦।

ਸਲੋਕੁ ॥ ਛਣਿ ਘਾਲੇ ਸਭ ਦਿਵਸ ਸਾਸ ਨਹ ਬਢਨ ਘਟਨ ਤਿਲੁ ਸਾਰ ॥ ਜੀਵਨ ਲੋਰਹਿ ਭਰਮ ਮੋਹ ਨਾਨਕ ਤੇਉ ਗਵਾਰ ॥੧॥

ਪਉੜੀ ॥ ਛੰਛਾ ਛ੍ਰਾਸੈ ਕਾਲੁ ਤਿਹ ਜੋ ਸਾਕਤ ਪ੍ਰਭਿ ਕੀਨ ॥ ਅਨਿਕ ਜੋਨਿ ਜਨਮਹਿ ਮਰਹਿ ਆਤਮ ਰਾਮੁ ਨ ਚੀਨ ॥ ਛਿਆਨ ਧਿਆਨ ਤਾਹੂ ਕਉ ਆਏ ॥ ਕਰਿ ਕਿਰਪਾ ਜਿਹ ਆਪਿ ਦਿਵਾਏ ॥ ਛਣਤੀ ਛਣੀ ਨਹੀ ਕੋਉ ਛੂਟੈ ॥ ਕਾਚੀ ਗਾਗਰਿ ਸਰਪਰ ਛੂਟੈ ॥ ਸੋ ਜੀਵਤ ਜਿਹ ਜੀਵਤ ਜਪਿਆ ॥ ਪ੍ਰਗਟ ਭਏ ਨਾਨਕ ਨਹ ਛਪਿਆ ॥੨੧॥੩॥

ਪਦ ਅਰਥ :—ਛਣਿ—ਗਿਣ ਕੇ । ਘਾਲੇ—ਭੇਜਦਾ ਹੈ । ਦਿਵਸ—ਦਿਨ । ਤਿਲੁ ਸਾਰ—ਤਿਲ ਜਿਤਨਾ ਭੀ । ਲੋਰਹਿ—ਲੋੜਦੇ ਹਨ ।੧।

ਪਉੜੀ :—ਛ੍ਰਾਸੈ—ਗ੍ਰਸਦਾ ਹੈ । ਸਾਕਤ—ਮਾਇਆ-ਗ੍ਰਸੇ, ਰੱਬ ਨਾਲੋਂ ਟੁੱਟੇ ਹੋਏ । ਪ੍ਰਭਿ—ਪ੍ਰਭੂ ਨੇ । ਚੀਨ—ਪਛਾਣਿਆ । ਛਣਤੀ ਛਣੀ—ਗਿਣਤੀ ਗਿਣਿਆਂ, ਸੋਚਾਂ ਸੋਚਿਆਂ । ਸਰਪਰ—ਜ਼ਰੂਰ ।੨੧।

ਅਰਥ :—(ਜੀਵ ਦੀ ਉਮਰ ਦੇ) ਸਾਰੇ ਦਿਨ ਸੁਆਸ ਗਿਣ ਕੇ ਹੀ (ਜੀਵ ਨੂੰ ਜਗਤ ਵਿਚ) ਭੇਜਦਾ ਹੈ, (ਉਸ ਗਿਣਤੀ ਨਾਲੋਂ) ਇਕ ਤਿਲ ਜਿਤਨਾ ਭੀ ਵਧਾ ਘਟਾ ਨਹੀਂ ਹੁੰਦਾ । ਹੇ ਨਾਨਕ ! ਉਹ ਬੰਦੇ ਮੂਰਖ ਹਨ ਜੋ ਮੋਹ ਦੀ ਭਟਕਣਾ ਵਿਚ ਪੈ ਕੇ (ਪ੍ਰਭੂ ਵਲੋਂ ਮਿਲੀ ਉਮਰ ਨਾਲੋਂ ਵਧੀਕ) ਜੀਉਣਾ ਲੋੜਦੇ ਹਨ ।੧।

ਪਉੜੀ :—ਮੌਤ ਦਾ ਡਰ ਉਹਨਾਂ ਬੰਦਿਆਂ ਨੂੰ ਗ੍ਰਸਦਾ ਹੈ ਜਿਨ੍ਹਾਂ ਨੂੰ ਪ੍ਰਭੂ ਨੇ ਆਪਣੇ ਨਾਲੋਂ ਵਿਛੋੜ ਦਿੱਤਾ ਹੈ, ਉਹਨਾਂ ਨੇ ਵਿਆਪਕ ਪ੍ਰਭੂ ਨੂੰ ਨਾਹ ਪਛਾਣਿਆ, ਤੇ ਉਹ ਅਨੇਕਾਂ ਜੂਨਾਂ ਵਿਚ ਜੰਮਦੇ ਮਰਦੇ ਰਹਿੰਦੇ ਹਨ ।

(ਮੌਤ ਦਾ ਸਹਮ ਲਾਹ ਕੇ) ਪ੍ਰਭੂ ਨਾਲ ਸਾਂਝ ਉਹਨਾਂ ਨੇ ਹੀ ਪਾਈ, ਪ੍ਰਭੂ ਵਿਚ ਸੁਰਤਿ ਉਹਨਾਂ ਨੇ ਹੀ ਜੋੜੀ ਜਿਨ੍ਹਾਂ ਨੂੰ ਪ੍ਰਭੂ ਨੇ ਮਿਹਰ ਕਰ ਕੇ ਇਹ ਦਾਤਿ ਦਿੱਤੀ ।

(ਇਹ ਸਰੀਰ) ਕੱਚਾ ਘੜਾ ਹੈ ਇਸ ਨੇ ਜ਼ਰੂਰ ਟੁੱਟਣਾ ਹੈ, ਸੋਚਾਂ ਸੋਚਿਆਂ (ਭੀ ਇਸ ਹੋਣੀ ਤੋਂ) ਕੋਈ ਬੰਦਾ ਬਚ ਨਹੀਂ ਸਕਦਾ ।

(ਪਰ) ਹੇ ਨਾਨਕ ! (ਕੋਈ ਲੰਮੀ ਉਮਰ ਜੀਉ ਗਿਆ, ਕੋਈ ਥੋੜੀ) ਉਸੇ ਨੂੰ ਹੀ ਜੀਉਂਦਾ ਸਮਝੋ ਜਿਸ ਨੇ ਜੀਉਂਦੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਸਿਮਰਨ ਕਰਨ ਵਾਲਾ ਮਨੁੱਖ ਲੁਕਿਆ ਨਹੀਂ ਰਹਿੰਦਾ, ਜਗਤ ਵਿਚ ਨਾਮਣਾ ਭੀ ਖੱਟਦਾ ਹੈ ।੨੧।੩।

ਨੋਟ :—ਅੰਕ ੩ ਦਾ ਭਾਵ ਇਹ ਹੈ ਕਿ ਅੱਖਰ ‘ਛ’ ਦੀਆਂ ੩ ਪਉੜੀਆਂ ਆ ਚੁਕੀਆਂ ਹਨ ।

ਸਲੋਕੁ ॥ ਚਿਤਿ ਚਿਤਵਉ ਚਰਣਾਰਬਿੰਦ ਉਧ ਕਵਲ ਬਿਗਸਾਂਤ ॥ ਪ੍ਰਗਟ ਭਏ ਆਪਹਿ ਗੁੰਬਿੰਦ ਨਾਨਕ ਸੰਤ ਮਤਾਂਤ ॥੧॥

ਪਉੜੀ ॥ ਚਚਾ ਚਰਨ ਕਮਲ ਗੁਰ ਲਾਗਾ ॥ ਧਨਿ ਧਨਿ ਉਆ ਦਿਨ ਸੰਜੋਗ ਸਭਾਗਾ ॥ ਚਾਰਿ ਕੁੰਟ ਦਹ ਦਿਸਿ ਭ੍ਰਮਿ ਆਇਓ ॥ ਭਈ ਕ੍ਰਿਪਾ ਤਬ ਦਰਸਨੁ ਪਾਇਓ ॥ ਚਾਰ ਬਿਚਾਰ ਬਿਨਸਿਓ ਸਭ ਦੂਆ ॥ ਸਾਧ ਸੰਗਿ ਮਨੁ ਨਿਰਮਲ ਹੂਆ ॥ ਚਿੰਤ ਬਿਸਾਰੀ ਏਕ ਦ੍ਰਿਸਟੇਤਾ ॥ ਨਾਨਕ ਗਿਆਨ ਅੰਜਨੁ ਜਿਹ ਨੇਤ੍ਰਾ ॥੨੨॥

ਪਦ ਅਰਥ :—ਚਿਤਿ—ਚਿਤ ਵਿਚ । ਚਿਤਵਉ—ਚਿਤਵਉਂ, ਮੈਂ ਚਿਤਵਦਾ ਹਾਂ । ਚਰਣਾਰਬਿੰਦ—ਚਰਣ ਅਰਬਿੰਦ, ਚਰਨ ਕਮਲ, ਸੋਹਣੇ ਚਰਨ । ਉਧ—ਉਲਟਿਆ ਹੋਇਆ, ਮਾਇਆ ਵਲ ਪਰਤਿਆ ਹੋਇਆ । ਆਪਹਿ—ਆਪ ਹੀ । ਗੁੰਬਿੰਦ—{ਨੋਟ :—ਅਖਰ ‘ਗ’ ਦੇ ਨਾਲ ਦੋ ਲਗਾਂ ਹਨ—, _ । ਅਸਲ ਲਫਜ਼ ‘ਗੋਬਿੰਦ’ ਹੈ, ਇਥੇ ‘ਗੁਬਿੰਦ’ ਪੜ੍ਹਨਾ ਹੈ} ।

ਪਉੜੀ :—ਉਆ ਦਿਨ—ਉਹ ਦਿਹਾੜੇ । ਚਾਰ—ਸੁੰਦਰ । ਬਿਚਾਰ—ਵਿਚਾਰਾਂ । ਦੂਆ—ਦੂਜਾ ਭਾਵ, ਮਾਇਆ ਦਾ ਪਿਆਰ । ਦ੍ਰਿਸਟੇਤਾ—ਦਰਸਨ ਕੀਤਾ । ਅੰਜਨੁ—ਸੁਰਮਾ । ਜਿਹ—ਜਿਸ ਦੀਆਂ ।੨੨।

ਅਰਥ :—(ਮੈਂ ਤਾਂ ਆਪਣੇ) ਚਿਤ ਵਿਚ ਪ੍ਰਭੂ ਦੇ ਸੋਹਣੇ ਚਰਨ ਟਿਕਾਂਦਾ ਹਾਂ (ਜੋ ਜੀਵ ਇਹ ਕੰਮ ਕਰਦਾ ਹੈ ਉਸ ਦਾ ਮਾਇਆ ਵਾਲੇ ਪਾਸੇ) ਉਲਟਿਆ ਮਨ ਕੋਲ ਫੁੱਲ ਵਾਂਗ ਖਿੜ ਪੈਂਦਾ ਹੈ । ਹੇ ਨਾਨਕ ! ਗੁਰੂ ਦੀ ਸਿੱਖਿਆ ਨਾਲ ਗੋਬਿੰਦ ਆਪ ਹੀ ਉਸ ਹਿਰਦੇ ਵਿਚ ਆ ਪਰਗਟਦਾ ਹੈ ।੧।

ਪਉੜੀ :—ਉਹ ਦਿਨ ਭਾਗਾਂ ਵਾਲੇ, ਉਹ ਸਮਾ ਭਾਗਾਂ ਵਾਲਾ ਸਮਝੋ ਜਦੋਂ (ਕਿਸੇ ਜੀਵ ਦਾ ਮੱਥਾ) ਗੁਰੂ ਦੇ ਸੋਹਣੇ ਚਰਨਾਂ ਤੇ ਲੱਗੇ । (ਪ੍ਰਭੂ ਦੀ ਦੀਦਾਰ ਦੀ ਖ਼ਾਤਰ, ਜੀਵ) ਚੌਹੀਂ ਤਰਫੀਂ ਦਸੀਂ ਪਾਸੀਂ ਭੀ ਭਟਕ ਆਵੇ (ਤਦ ਭੀ ਸਫਲਤਾ ਨਹੀਂ ਹੁੰਦੀ) ਦੀਦਾਰ ਤਦੋਂ ਹੀ ਹੁੰਦਾ ਹੈ, ਜਦੋਂ ਉਸ ਦੀ ਮਿਹਰ ਹੋਵੇ (ਤੇ ਮਿਹਰ ਹੋਇਆਂ ਗੁਰੂ ਦੀ ਸੰਗਤਿ ਮਿਲਦੀ ਹੈ) ।

ਗੁਰੂ ਦੀ ਸੰਗਤਿ ਵਿਚ ਮਨ ਪਵਿੜ੍ਹ ਹੋ ਜਾਂਦਾ ਹੈ, ਵਿਚਾਰ ਸੁਅੱਛ ਹੋ ਜਾਂਦੇ ਹਨ, ਮਾਇਆ ਦਾ ਪਿਆਰ ਸਾਰਾ ਹੀ ਮੁੱਕ ਜਾਂਦਾ ਹੈ ।

ਹੇ ਨਾਨਕ ! (ਗੁਰੂ ਦੀ ਬਖਸ਼ੀ) ਸੂਝ ਦਾ ਸੁਰਮਾ ਜਿਸ ਦੀਆਂ ਅੱਖਾਂ ਵਿਚ ਪੈਂਦਾ ਹੈ, ਉਸ ਨੂੰ (ਹਰ ਥਾਂ) ਇਕ ਪਰਮਾਤਮਾ ਦਾ ਹੀ ਦਰਸਨ ਹੁੰਦਾ ਹੈ, ਉਹ ਹੋਰ ਸਾਰੀਆਂ ਚਿਤਵਨੀਆਂ ਵਿਸਾਰ ਦੇਂਦਾ ਹੈ (ਤੇ ਇਕ ਪਰਮਾਤਮਾ ਦਾ ਹੀ ਚਿਤਵਨ ਕਰਦਾ ਹੈ) ।੨੨।

ਸਲੋਕੁ ॥ ਛਾਤੀ ਸੀਤਲ ਮਨੁ ਸੁਖੀ ਛੰਤ ਗੋਬਿਦ ਗੁਨ ਗਾਇ ॥ ਐਸੀ ਕਿਰਪਾ ਕਰਹੁ ਪ੍ਰਭ ਨਾਨਕ ਦਾਸ ਦਸਾਇ ॥੧॥

ਪਉੜੀ ॥ ਛਛਾ ਛੋਹਰੇ ਦਾਸ ਤੁਮਾਰੇ ॥ ਦਾਸ ਦਾਸਨ ਕੇ ਪਾਨੀਹਾਰੇ ॥ ਛਛਾ ਛਾਰੁ ਹੋਤ ਤੇਰੇ ਸੰਤਾ ॥ ਅਪਨੀ ਕ੍ਰਿਪਾ ਕਰਹੁ ਭਗਵੰਤਾ ॥ ਛਾਡਿ ਸਿਆਨਪ ਬਹੁ ਚਤੁਰਾਈ ॥ ਸੰਤਨ ਕੀ ਮਨ ਟੇਕ ਟਿਕਾਈ ॥ ਛਾਰੁ ਕੀ ਪੁਤਰੀ ਪਰਮ ਗਤਿ ਪਾਈ ॥ ਨਾਨਕ ਜਾ ਕਉ ਸੰਤ ਸਹਾਈ ॥੨੩॥

ਪਦ ਅਰਥ :—ਸੀਤਲ—ਠੰਡੀ । ਛੰਤ—ਛੰਦ, ਗੀਤ । ਗਾਇ—ਗਾ ਕੇ । ਦਾਸ ਦਸਾਇ—ਦਾਸਾਂ ਦਾ ਦਾਸ ।੧।

ਪਉੜੀ :—ਛੋਹਰੇ—ਬਾਲਕੇ, ਦਾਸ । ਪਾਨੀਹਾਰੇ—ਪਾਣੀ ਭਰਨ ਵਾਲੇ । ਛਾਰੁ—ਚਰਨ-ਧੂੜ । ਭਗਵੰਤਾ—ਹੇ ਭਗਵਾਨ ! ਛਾਰੁ ਕੀ ਪੁਤਰੀ—ਮਿੱਟੀ ਦੀ ਪੁਤਲੀ । ਮਨ—ਹੇ ਮਨ ! ।੨੩।

ਅਰਥ :—ਹੇ ਨਾਨਕ ! (ਆਖ—) ਹੇ ਪ੍ਰਭੂ ! ਮੈਂ ਤੇਰੇ ਦਾਸਾਂ ਦਾ ਦਾਸ ਹਾਂ । ਮੇਰੇ ਤੇ ਅਜੇਹੀ ਮਿਹਰ ਕਰ ਕਿ ਤੇਰੀ ਸਿਫਤਿ-ਸਾਲਾਹ ਦੀ ਬਾਣੀ ਗਾ ਕੇ ਮੇਰੇ ਦਿਲ ਵਿਚ ਠੰਡ ਪੈ ਜਾਏ, ਮੇਰਾ ਮਨ ਸੁਖੀ ਹੋ ਜਾਏ ।੧।

ਪਉੜੀ :—ਹੇ ਭਗਵਾਨ ! ਆਪਣੀ ਮਿਹਰ ਕਰ, ਮੈਂ ਤੇਰੇ ਸੰਤ ਜਨਾਂ ਦੀ ਚਰਨ-ਧੂੜ ਹੋ ਜਾਵਾਂ । ਮੈਂ ਤੇਰਾ ਦਾਸ ਹਾਂ, ਤੇਰਾ ਬੱਚਾ ਹਾਂ (ਮਿਹਰ ਕਰ) ਤੇਰੇ ਦਾਸਾਂ ਦੇ ਦਾਸਾਂ ਦਾ ਮੈਂ ਪਾਣੀ ਭਰਨ ਵਾਲਾ ਬਣਾਂ (ਉਹਨਾਂ ਦੀ ਸੇਵਾ ਵਿਚ ਮੈਨੂੰ ਆਨੰਦ ਪ੍ਰਤੀਤ ਹੋਵੇ) ।

ਹੇ ਮਨ ! ਸਾਰੀ ਚਤੁਰਾਈ ਸਿਆਣਪ ਛੱਡ ਕੇ ਸੰਤ ਜਨਾਂ ਦਾ ਆਸਰਾ ਫੜ ।

ਹੇ ਨਾਨਕ ! ਸੰਤ ਜਨ ਜਿਸ ਮਨੁੱਖ ਦੀ ਸਹਾਇਤਾ ਕਰਦੇ ਹਨ, ਉਸ ਦਾ ਭੀ ਇਹ ਸਰੀਰ ਤਾਂ ਭਾਵੇਂ ਮਿੱਟੀ ਦਾ ਪੁਤਲਾ ਹੈ, ਪਰ ਇਸ ਵਿਚ ਉਹ ਉੱਚੀ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ।੨੩।

ਸਲੋਕੁ ॥ ਜੋਰ ਜੁਲਮ ਫੂਲਹਿ ਘਨੋ ਕਾਚੀ ਦੇਹ ਬਿਕਾਰ ॥ ਅਹੰਬੁਧਿ ਬੰਧਨ ਪਰੇ ਨਾਨਕ ਨਾਮ ਛੁਟਾਰ ॥੧॥

ਪਉੜੀ ॥ ਜਜਾ ਜਾਨੈ ਹਉ ਕਛੁ ਹੂਆ ॥ ਬਾਧਿਓ ਜਿਉ ਨਲਿਨੀ ਭ੍ਰਮਿ ਸੂਆ ॥ ਜਉ ਜਾਨੈ ਹਉ ਭਗਤੁ ਗਿਆਨੀ ॥ ਆਗੈ ਠਾਕੁਰਿ ਤਿਲੁ ਨਹੀ ਮਾਨੀ ॥ ਜਉ ਜਾਨੈ ਮੈ ਕਥਨੀ ਕਰਤਾ ॥ ਬਿਆਪਾਰੀ ਬਸੁਧਾ ਜਿਉ ਫਿਰਤਾ ॥ ਸਾਧ ਸੰਗਿ ਜਿਹ ਹਉਮੈ ਮਾਰੀ ॥ ਨਾਨਕ ਤਾ ਕਉ ਮਿਲੇ ਮੁਰਾਰੀ ॥੨੪॥

ਪਦ ਅਰਥ :—ਫੂਲਹਿ—ਫੂਲਦੇ ਹਨ, ਆਕੜਦੇ ਹਨ, ਅਹੰਕਾਰ ਕਰਦੇ ਹਨ । ਕਾਚੀ—ਨਾਸਵੰਤ । ਬਿਕਾਰ—ਬੇਕਾਰ, ਵਿਅਰਥ । ਅਹੰਬੁਧਿ—ਮੈਂ ਮੈਂ ਕਰਨ ਵਾਲੀ ਅਕਲ ।੧।

ਪਉੜੀ :—ਨਲਿਨੀ—ਤੋਤੇ ਨੂੰ ਫੜਨ ਵਾਲਾ ਯੰਤ੍ਰ । ਇਕ ਚਰਖੜੀ ਜਿਸ ਉਤੇ ਚੋਗਾ ਪਾਇਆ ਹੁੰਦਾ ਹੈ, ਹੇਠਲੇ ਪਾਸੇ ਪਾਣੀ ਦਾ ਭਾਂਡਾ ਰੱਖਿਆ ਹੁੰਦਾ ਹੈ, ਤੋਤਾ ਚੋਗੇ ਦੇ ਲਾਲਚ ਵਿਚ ਉਤੇ ਆ ਬੈਠਦਾ ਹੈ, ਚਰਖੜੀ ਉਲਟ ਜਾਂਦੀ ਹੈ, ਤੋਤਾ ਹੇਠਲੇ ਪਾਸੇ ਪਾਣੀ ਵੇਖ ਕੇ ਚਰਖੜੀ ਨੂੰ ਘੁੱਟ ਕੇ ਫੜ ਲੈਂਦਾ ਹੈ ਤੇ ਉਹ ਆਪ ਹੀ ਫੜਿਆ ਜਾਂਦਾ ਹੈ । ਸੂਆ—ਤੋਤਾ । ਠਾਕੁਰਿ—ਠਾਕੁਰ ਨੇ । ਬਸੁਧਾ—ਧਰਤੀ । ਜਿਹ—ਜਿਸ ਨੇ । ਮੁਰਾਰੀ—ਪਰਮਾਤਮਾ ।੨੪।

ਅਰਥ :—ਜੇਹੜੇ ਬੰਦੇ ਦੂਜਿਆਂ ਉਤੇ ਧੱਕਾ ਜੁਲਮ ਕਰ ਕੇ ਬੜਾ ਮਾਣ ਕਰਦੇ ਹਨ, (ਸਰੀਰ ਤਾਂ ਉਹਨਾਂ ਦਾ ਭੀ ਨਾਸਵੰਤ ਹੈ) ਉਹਨਾਂ ਦਾ ਨਾਸਵੰਤ ਸਰੀਰ ਵਿਅਰਥ ਚਲਾ ਜਾਂਦਾ ਹੈ । ਉਹ ‘ਮੈਂ ਵੱਡਾ’ ‘ਮੈਂ ਵੱਡਾ’ ਕਰਨ ਵਾਲੀ ਮਤਿ ਦੇ ਬੰਧਨਾਂ ਵਿਚ ਜਕੜੇ ਜਾਂਦੇ ਹਨ । ਹੇ ਨਾਨਕ ! ਇਹਨਾਂ ਬੰਧਨਾਂ ਤੋਂ ਪ੍ਰਭੂ ਦਾ ਨਾਮ ਹੀ ਛੁਡਾ ਸਕਦਾ ਹੈ ।੧।

ਪਉੜੀ :—ਜੇ ਮਨੁੱਖ ਇਹ ਸਮਝਣ ਲੱਗ ਪੈਂਦਾ ਹੈ ਕਿ ਮੈਂ ਵੱਡਾ ਬਣ ਗਿਆ ਹਾਂ, ਉਹ ਇਸ ਹਉਮੈ ਵਿਚ ਇਉਂ ਬੱਝ ਜਾਂਦਾ ਹੈ ਜਿਵੇਂ ਤੋਤਾ (ਚੋਗੇ ਦੇ) ਭੁਲੇਖੇ ਵਿਚ ਨਲਿਨੀ ਨਾਲ ਫੜਿਆ ਜਾਂਦਾ ਹੈ । ਜਦੋਂ ਮਨੁੱਖ ਇਹ ਸਮਝਦਾ ਹੈ ਕਿ ਮੈਂ ਭਗਤ ਹੋ ਗਿਆ ਹਾਂ, ਮੈਂ ਗਿਆਨਵਾਨ ਬਣ ਗਿਆ ਹਾਂ, ਤਾਂ ਅਗਾਂਹ ਪ੍ਰਭੂ ਨੇ ਉਸ ਦੀ ਇਸ ਹਉਮੈ ਦਾ ਮੁੱਲ ਰਤਾ ਭੀ ਨਹੀਂ ਪਾਣਾ ਹੁੰਦਾ ।

ਜਦੋਂ ਮਨੁੱਖ ਇਹ ਸਮਝ ਲੈਂਦਾ ਹੈ ਕਿ ਮੈਂ ਚੰਗੇ ਧਾਰਮਿਕ ਵਖਿਆਨ ਕਰ ਲੈਂਦਾ ਹਾਂ ਤਾਂ ਉਹ ਇਕ ਫੇਰੀ ਵਾਲੇ ਵਪਾਰੀ ਵਾਂਗ ਹੀ ਧਰਤੀ ਉਤੇ ਤੁਰਿਆ ਫਿਰਦਾ ਹੈ, (ਜਿਵੇਂ ਫੇਰੀ ਵਾਲਾ ਸੌਦਾ ਹੋਰਨਾਂ ਅਗੇ ਹੀ ਵੇਚਦਾ ਹੈ, ਤਿਵੇਂ ਇਹ ਭੀ ਆਪ ਕੋਈ ਆਤਮਕ ਲਾਭ ਨਹੀਂ ਖੱਟਦਾ) ।

ਹੇ ਨਾਨਕ ! ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਜਾ ਕੇ ਆਪਣੀ ਹਉਮੈ ਦਾ ਨਾਸ ਕੀਤਾ ਹੈ, ਉਸੇ ਨੂੰ ਪਰਮਾਤਮਾ ਮਿਲਦਾ ਹੈ ।੨੪।

ਸਲੋਕੁ ॥ ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ ॥ ਕਾਰਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥

ਪਉੜੀ ॥ ਝੜਾ ਝੂਰਨੁ ਮਿਟੈ ਤੁਮਾਰੇ ॥ ਰਾਮ ਨਾਮ ਸਿਉ ਕਰਿ ਬਿਉਹਾਰੇ ॥ ਝੂਰਤ ਝੂਰਤ ਸਾਕਤ ਮੂਆ ॥ ਜਾ ਕੈ ਰਿਦੈ ਹੋਤ ਭਾਉ ਬੀਆ ॥ ਝਰਹਿ ਕਸੰਮਲ ਪਾਪ ਤੇਰੇ ਮਨੂਆ ॥ ਅੰਮ੍ਰਿਤ ਕਥਾ ਸੰਤ ਸੰਗਿ ਸੁਨੂਆ ॥ ਝਰਹਿ ਕਾਮ ਕ੍ਰੋਧ ਦੂਸਟਾਈ ॥ ਨਾਨਕ ਜਾ ਕਉ ਕ੍ਰਿਪਾ ਗੁਸਾਈ ॥੨੫॥

ਪਦ ਅਰਥ :—ਝਾਲਾਘੇ—ਸਵੇਰੇ, ਅੰਮ੍ਰਿਤ ਵੇਲੇ । ਉਠਿ—ਉਠ ਕੇ । ਨਿਸਿ—ਰਾਤ । ਬਾਸੁਰ—ਦਿਨ । ਕਾਰਾ—ਝੋਰਾ, ਚਿੰਤਾ-ਫਿਕਰ । ਨ ਬਿਆਪਈ—ਜ਼ੋਰ ਨਹੀਂ ਪਾ ਸਕੇਗਾ । ਉਪਾਧਿ—ਝਗੜੇ ਆਦਿਕ ਦਾ ਸੁਭਾਉ ।੧।

ਪਉੜੀ :—ਸਾਕਤ—ਮਾਇਆ-ਗ੍ਰਹਿਆ ਜੀਵ, ਰੱਬ ਨਾਲੋਂ ਟੁੱਟਾ ਹੋਇਆ । ਬੀਆ—ਦੂਜਾ । ਕਸੰਮਲ—ਪਾਪ, ਕਸਮਲ । ਮਨੂਆ—ਮਨ ਦੇ । ਦੂਸਟਾਈ—ਦੁਸ਼ਟ, ਮੰਦੇ ਖਿਆਲ । ਗੁਸਾਈ—ਧਰਤੀ ਦਾ ਖਸਮ, ਪ੍ਰਭੂ ।੨੫।

ਅਰਥ :—ਹੇ ਨਾਨਕ ! (ਆਖ—ਹੇ ਭਾਈ !) ਅੰਮ੍ਰਿਤ ਵੇਲੇ ਉੱਠ ਕੇ ਪ੍ਰਭੂ ਦਾ ਨਾਮ ਜਪ (ਇਤਨਾ ਹੀ ਨਹੀਂ) ਦਿਨ ਰਾਤ (ਹਰ ਵੇਲੇ) ਯਾਦ ਕਰ । ਕੋਈ ਚਿੰਤਾ-ਫਿਕਰ ਤੇਰੇ ਉਤੇ ਜ਼ੋਰ ਨਹੀਂ ਪਾ ਸਕੇਗਾ, ਤੇਰੇ ਅੰਦਰੋਂ ਵੈਰ-ਵਿਰੋਧ ਝਗੜੇ ਵਾਲਾ ਸੁਭਾਉ ਹੀ ਮਿਟ ਜਾਇਗਾ ।੧।

(ਹੇ ਵਣਜਾਰੇ ਜੀਵ !) ਪਰਮਾਤਮਾ ਦੇ ਨਾਮ ਨਾਲ ਵਣਜ ਕਰ, ਤੇਰਾ (ਹਰ ਕਿਸਮ ਦਾ) ਚਿੰਤਾ-ਫਿਕਰ ਮਿਟ ਜਾਇਗਾ । ਪ੍ਰਭੂ ਨਾਲੋਂ ਵਿੱਛੜਿਆ ਬੰਦਾ ਚਿੰਤਾ-ਝੋਰਿਆਂ ਵਿਚ ਹੀ ਆਤਮਕ ਮੌਤੇ ਮਰਿਆ ਰਹਿੰਦਾ ਹੈ, ਕਿਉਂਕਿ ਉਸ ਦੇ ਹਿਰਦੇ ਵਿਚ (ਪਰਮਾਤਮਾ ਨੂੰ ਵਿਸਾਰ ਕੇ) ਮਾਇਆ ਦਾ ਪਿਆਰ ਬਣਿਆ ਹੁੰਦਾ ਹੈ ।

ਹੇ ਭਾਈ ! ਸਤਸੰਗ ਵਿਚ ਜਾ ਕੇ ਪਰਮਾਤਮਾ ਦੀ ਆਤਮਕ ਜੀਵਨ ਦੇਣ ਵਾਲੀ ਸਿਫਤਿ-ਸਾਲਾਹ ਸੁਣਿਆਂ, ਤੇਰੇ ਮਨ ਵਿਚੋਂ ਸਾਰੇ ਪਾਪ ਵਿਕਾਰ ਝੜ ਜਾਣਗੇ ।

ਹੇ ਨਾਨਕ ! ਜਿਸ ਮਨੁੱਖ ਉਤੇ ਸ੍ਰਿਸ਼ਟੀ ਦਾ ਮਾਲਕ-ਪ੍ਰਭੂ ਮਿਹਰ ਕਰਦਾ ਹੈ (ਉਸ ਦੇ ਅੰਦਰ ਨਾਮ ਵੱਸਦਾ ਹੈ, ਤੇ) ਉਸ ਦੇ ਕਾਮ ਕ੍ਰੋਧ ਆਦਿਕ ਸਾਰੇ ਵੈਰੀ ਨਾਸ ਹੋ ਜਾਂਦੇ ਹਨ ।੨੫।

ਸਲੋਕੁ ॥ ਵਤਨ ਕਰਹੁ ਤੁਮ ਅਨਿਕ ਬਿਧਿ ਰਹਨੁ ਨ ਪਾਵਹੁ ਮੀਤ ॥ ਜੀਵਤ ਰਹਹੁ ਹਰਿ ਹਰਿ ਭਜਹੁ ਨਾਨਕ ਨਾਮ ਪਰੀਤਿ ॥੧॥

ਪਵੜੀ ॥ ਵੰਞਾ ਵਾਣਹੁ ਦ੍ਰਿੜੁ ਸਹੀ ਬਿਨਸਿ ਜਾਤ ਏਹ ਹੇਤ ॥ ਗਣਤੀ ਗਣਉ ਨ ਗਣਿ ਸਕਉ ਊਠਿ ਸਿਧਾਰੇ ਕੇਤ ॥ ਵੇ
ਪੇਖਉ ਸੋ ਬਿਨਸਤਉ ਕਾ ਸਿਉ ਕਰੀਐ ਸੰਗੁ ॥ ਵਾਣਹੁ ਇਆ ਬਿਧਿ ਸਹੀ ਚਿਤ ਝੂਠਉ ਮਾਇਆ ਰੰਗੁ ॥ ਵਾਣਤ ਸੋਈ,
ਸੰਤੁ ਸੁਇ ਭ੍ਰਮ ਤੇ ਕੀਚਿਤ ਭਿੰਨ ॥ ਅੰਧ ਕੂਪ ਤੇ ਤਿਹ ਕਢਹੁ ਜਿਹ ਹੋਵਹੁ ਸੁਪ੍ਰਸੰਨ ॥ ਵਾ ਕੈ ਹਾਥਿ ਸਮਰਥ ਤੇ ਕਾਰਨ
ਕਰਨੈ ਜੋਗ ॥ ਨਾਨਕ ਤਿਹ ਉਸਤਤਿ ਕਰਉ ਵਾਹੁ ਕੀਓ ਸੰਜੋਗ ॥੨੬॥

ਪਦ ਅਰਥ :—ਮੀਤ—ਹੇ ਮਿੱਤਰ ! ਵਤਨ—ਜਤਨ । ਜੀਵਤ ਰਹਹੁ—ਆਤਮਕ ਜੀਵਨ ਹਾਸਲ ਕਰੋਗੇ । ੧।

ਪਵੜੀ :—ਹੇਤ—ਮੋਹ । ਵਾਣਹੁ—ਸਮਝ ਲਵੋ । ਕੇਤ—ਕਿਤਨੇ ਕੁ ? ਗਣਉ—ਗਣਉਂ, ਮੈਂ ਗਿਣਦਾ । ਸਕਉ—
ਸਕਉਂ । ਨ ਗਣਿ ਸਕਉ—ਮੈਂ ਗਿਣ ਨਹੀਂ ਸਕਦਾ । ਵੇ—ਜੋ ਕੁਝ । ਪੇਖਉ—ਪੇਖਉਂ, ਮੈਂ ਵੇਖਦਾ ਹਾਂ । ਕਾ
ਸਿਉ—ਕਿਸ ਨਾਲ ? ਸੰਗੁ—ਸਾਥ । ਸਹੀ—ਠੀਕ । ਚਿਤ—ਹੇ ਚਿੱਤ ! ਕੂਪ ਤੇ—ਖੂਹ ਵਿਚੋਂ । ਤਿਹ—ਉਸ
(ਮਨੁੱਖ) ਨੂੰ । ਭ੍ਰਮ ਤੇ—ਭਟਕਣਾ ਤੋਂ । ਭਿੰਨ—ਵੱਖਰਾ । ਕਰਉ—ਕਰਉਂ, ਮੈਂ ਕਰਦਾ ਹਾਂ । ਕੈ ਹਾਥਿ—ਦੇ ਹੱਥ
ਵਿਚ । ਤੇ ਕਾਰਨ—ਉਹ ਸਾਰੇ ਸਬਬ । ੨੬।

ਅਰਥ :—ਹੇ ਮਿੱਤ੍ਰ ! (ਬੇ-ਸ਼ਕ) ਅਨੇਕਾਂ ਤਰ੍ਹਾਂ ਦੇ ਜਤਨ ਤੁਸੀ ਕਰ ਵੇਖੋ, (ਇਥੇ ਸਦਾ ਲਈ) ਟਿਕੇ ਨਹੀਂ ਰਹਿ
ਸਕਦੇ । ਹੇ ਨਾਨਕ ! (ਆਖ—) ਜੇ ਪ੍ਰਭੂ ਦੇ ਨਾਮ ਨਾਲ ਪਿਆਰ ਪਾਵੋਗੇ, ਜੇ ਸਦਾ ਹਰੀ-ਨਾਮ ਸਿਮਰੋਗੇ, ਤਾਂ
ਆਤਮਕ ਜੀਵਨ ਮਿਲੇਗਾ । ੧।

ਪਉੜੀ :—(ਹੇ ਭਾਈ !) ਇਹ ਗੱਲ ਪੱਕੀ ਸਮਝ ਲਵੋ ਕਿ ਦੁਨੀਆ ਵਾਲੇ ਮੋਹ ਨਾਸ ਹੋ ਜਾਣਗੇ; ਕਿਤਨੇ ਕੁ (ਜੀਵ
ਜਗਤ ਤੋਂ) ਚਲੇ ਗਏ ਹਨ, ਇਹ ਗਿਣਤੀ ਨਾਹ ਮੈਂ ਕਰਦਾ ਹਾਂ, ਨਾਹ ਕਰ ਸਕਦਾ ਹਾਂ । ਜੋ ਕੁਝ ਮੈਂ (ਅੱਖੀਂ) ਵੇਖ
ਰਿਹਾ ਹਾਂ, ਉਹ ਨਾਸਵੰਤ ਹੈ, (ਫਿਰ) ਪੀੜੀ ਪ੍ਰੀਤ ਕਿਸ ਦੇ ਨਾਲ ਪਾਈ ਜਾਏ ? ਹੇ ਮੇਰੇ ਚਿੱਤ ! ਇਉਂ ਠੀਕ ਜਾਣ
ਕਿ ਮਾਇਆ ਨਾਲ ਪਿਆਰ ਝੂਠਾ ਹੈ ।

(ਹੇ ਪ੍ਰਭੂ !) ਜਿਸ ਬੰਦੇ ਉਤੇ ਤੂੰ ਝੁੱਠਦਾ ਹੈਂ, ਉਸ ਨੂੰ ਮੋਹ ਦੇ ਅੰਨ੍ਹੇ ਹਨੇਰੇ ਖੂਹ ਵਿਚੋਂ ਤੂੰ ਕੱਢ ਲੈਂਦਾ ਹੈਂ । ਅਜੇਹੇ ਮਨੁੱਖ
ਮਾਇਆ ਵਾਲੀ ਭਟਕਣਾ ਤੋਂ ਬਚ ਜਾਂਦੇ ਹਨ । ਇਹੋ ਜਿਹਾ ਬੰਦਾ ਹੀ ਸੰਤ ਹੈ, ਉਹ ਹੀ ਸਹੀ ਜੀਵਨ ਨੂੰ ਸਮਝਦਾ
ਹੈ ।

ਹੇ ਨਾਨਕ ! (ਆਖ—) ਮੈਂ ਉਸ ਪ੍ਰਭੂ ਦੀ ਸਿਫਤਿ-ਸਾਲਾਹ ਕਰਦਾ ਹਾਂ ਜੋ (ਮਿਹਰ ਕਰ ਕੇ ਸਿਫਤਿ-ਸਾਲਾਹ ਕਰਨ
ਦਾ ਇਹ) ਸਬਬ ਮੇਰੇ ਵਾਸਤੇ ਬਣਾਂਦਾ ਹੈ, ਜਿਸ ਦੇ ਹੱਥ ਵਿਚ ਹੀ ਇਹ ਕਰਨ ਦੀ ਸਮੱਰਥਾ ਹੈ, ਤੇ ਜੋ ਸਾਰੇ ਸਬਬ
ਬਣਾਣ ਜੋਗਾ ਭੀ ਹੈ (ਇਹੀ ਇਕ ਤਰੀਕਾ ਹੈ, “ਮਾਇਆ ਰੰਗ” ਤੋਂ ਬਚੇ ਰਹਿਣ ਦਾ) । ੨੬।

ਸਲੋਕੁ ॥ ਟੂਟੇ ਬੰਧਨ ਜਨਮ ਮਰਨ ਸਾਧ ਸੇਵ ਸੁਖੁ ਪਾਇ ॥ ਨਾਨਕ ਮਨਹੁ ਨ ਬੀਸਰੈ ਗੁਣ ਨਿਧਿ ਗੋਬਿਦ ਰਾਇ ॥੧॥

ਪਉੜੀ ॥ ਟਹਲ ਕਰਹੁ ਤਉ ਏਕ ਕੀ ਜਾ ਤੇ ਬ੍ਰਿਥਾ ਨ ਕੋਇ ॥ ਮਨਿ ਤਨਿ ਮੁਖਿ ਹੀਐ ਬਸੈ ਜੋ ਚਾਹਹੁ ਸੋ ਹੋਇ ॥
ਟਹਲ ਮਹਲ ਤਾ ਕਉ ਮਿਲੈ ਜਾ ਕਉ ਸਾਧ ਕ੍ਰਿਪਾਲ ॥ ਸਾਧੂ ਸੰਗਤਿ ਤਉ ਬਸੈ ਜਉ ਆਪਨ ਹੋਹਿ ਦਇਆਲ ॥ ਟੋਹੇ
ਟਾਹੇ ਬਹੁ ਭਵਨ ਬਿਨੁ ਨਾਵੈ ਸੁਖੁ ਨਾਹਿ ॥ ਟਲਹਿ ਜਾਮ ਕੇ ਦੂਤ ਤਿਹ ਜੁ ਸਾਧੂ ਸੰਗਿ ਸਮਾਹਿ ॥ ਬਾਰਿ ਬਾਰਿ ਜਾਉ ਸੰਤ
ਸਦਕੇ ॥ ਨਾਨਕ ਪਾਪ ਬਿਨਾਸੇ ਕਦਿ ਕੇ ॥੨੭॥

ਪਦ ਅਰਥ :—ਪਉੜੀ :—ਬ੍ਰਿਥਾ—ਖਾਲੀ । ਹੀਐ—ਹਿਰਦੇ ਵਿਚ । ਮਹਲ—ਅਵਸਰ, ਸਬਬ । ਸਾਧ—ਗੁਰੂ ।
ਆਪਨ—ਪ੍ਰਭੂ ਆਪ ਹੀ । ਟੋਹੇ ਟਾਹੇ—ਭਾਲੇ ਵੇਖੇ ਹਨ । ਭਵਨ—ਟਿਕਾਣੇ, ਆਸਰੇ, ਘਰ । ਤਿਹ—ਉਹਨਾਂ ਬੰਦਿਆਂ
ਦੇ । ਕਦਿ ਕੇ—ਚਿਰ ਦੇ, ਕਈ ਜਨਮਾਂ ਦੇ ਕੀਤੇ ਹੋਏ । ੨੭।

ਅਰਥ :—ਹੇ ਨਾਨਕ ! ਗੁਣਾਂ-ਦਾ-ਖਜ਼ਾਨਾ ਗੋਬਿੰਦ ਜਿਸ ਮਨੁੱਖ ਦੇ ਮਨ ਤੋਂ ਭੁੱਲਦਾ ਨਹੀਂ ਹੈ, ਉਸ ਦੇ ਉਹ ਮੋਹ-ਬੰਧਨ ਟੁੱਟ ਜਾਂਦੇ ਹਨ ਜੋ ਜਨਮ ਮਰਨ ਦੇ ਗੇੜ ਵਿਚ ਪਾਂਦੇ ਹਨ, ਉਹ ਮਨੁੱਖ ਗੁਰੂ ਦੀ ਸੇਵਾ ਕਰ ਕੇ ਆਤਮਕ ਆਨੰਦ ਪ੍ਰਾਪਤ ਕਰਦਾ ਹੈ ।੧।

ਪਉੜੀ :—(ਹੇ ਭਾਈ !) ਸਿਰਫ਼ ਇਕ ਪਰਮਾਤਮਾ ਦੀ ਸੇਵਾ-ਭਗਤੀ ਕਰੋ ਜਿਸ ਦੇ ਦਰ ਤੋਂ ਕੋਈ (ਜਾਚਕ) ਖਾਲੀ ਨਹੀਂ ਜਾਂਦਾ । ਜੇ ਤੁਹਾਡੇ ਮਨ ਵਿਚ ਤਨ ਵਿਚ ਮੂੰਹ ਵਿਚ ਹਿਰਦੇ ਵਿਚ ਪ੍ਰਭੂ ਵੱਸ ਪਏ, ਤਾਂ ਮੂੰਹ-ਮੰਗਿਆ ਪਦਾਰਥ ਮਿਲੇਗਾ ।

ਪਰ ਇਹ ਸੇਵਾ-ਭਗਤੀ ਦਾ ਮੌਕਾ ਉਸੇ ਨੂੰ ਮਿਲਦਾ ਹੈ, ਜਿਸ ਉਤੇ ਗੁਰੂ ਦਿਆਲ ਹੋਵੇ । ਤੇ, ਗੁਰੂ ਦੀ ਸੰਗਤਿ ਵਿਚ ਮਨੁੱਖ ਤਦੋਂ ਟਿਕਦਾ ਹੈ, ਜੇ ਪ੍ਰਭੂ ਆਪ ਕਿਰਪਾ ਕਰੇ ।

ਅਸਾਂ ਸਾਰੇ ਥਾਂ ਭਾਲ ਕੇ ਵੇਖ ਲਏ ਹਨ, ਪ੍ਰਭੂ ਦੇ ਭਜਨ ਤੋਂ ਬਿਨਾ ਆਤਮਕ ਸੁਖ ਕਿਤੇ ਭੀ ਨਹੀਂ । ਜੇਹੜੇ ਬੰਦੇ ਗੁਰੂ ਦੀ ਹਜ਼ੂਰੀ ਵਿਚ ਆਪਾ ਲੀਨ ਕਰ ਲੈਂਦੇ ਹਨ, ਉਹਨਾਂ ਤੋਂ ਤਾਂ ਜਮਦੂਤ ਭੀ ਲਾਂਭੇ ਹੋ ਜਾਂਦੇ ਹਨ (ਉਹਨਾਂ ਨੂੰ ਮੌਤ ਦਾ ਡਰ ਭੀ ਪੋਹ ਨਹੀਂ ਸਕਦਾ) ।

ਹੇ ਨਾਨਕ ! (ਆਖ—) ਮੈਂ ਮੁੜ ਮੁੜ ਗੁਰੂ ਤੋਂ ਕੁਰਬਾਨ ਜਾਂਦਾ ਹਾਂ । ਜੇਹੜਾ ਮਨੁੱਖ ਗੁਰੂ ਦਰ ਤੇ ਆ ਡਿੱਗਦਾ ਹੈ, ਉਸ ਦੇ ਕਈ ਜਨਮਾਂ ਦੇ ਕੀਤੇ ਮੰਦ ਕਰਮਾਂ ਦੇ ਸੰਸਕਾਰ ਨਾਸ ਹੋ ਜਾਂਦੇ ਹਨ ।੨੭।

ਸਲੋਕੁ ॥ ਠਾਕ ਨ ਹੋਤੀ ਤਿਨਹੁ ਦਰਿ ਜਿਹ ਹੋਵਹੁ ਸੁਪ੍ਰਸੰਨ ॥ ਜੋ ਜਨ ਪ੍ਰਭਿ ਅਪੁਨੇ ਕਰੇ ਨਾਨਕ ਤੇ ਧਨਿ ਧੰਨਿ ॥੧॥

ਪਉੜੀ ॥ ਠਠਾ ਮਨੁਆ ਠਾਹਹਿ ਨਾਹੀ ॥ ਜੋ ਸਗਲ ਤਿਆਗਿ ਏਕਹਿ ਲਪਟਾਹੀ ॥ ਠਹਕਿ ਠਹਕਿ ਮਾਇਆ ਸੰਗਿ ਮੂਏ ॥ ਉਆ ਕੈ ਕੁਸਲ ਨ ਕਤਹੁ ਹੂਏ ॥ ਠਾਂਢਿ ਪਰੀ ਸੰਤਹ ਸੰਗਿ ਬਸਿਆ ॥ ਅੰਮ੍ਰਿਤ ਨਾਮੁ ਤਹਾ ਜੀਅ ਰਸਿਆ ॥ ਠਾਕੁਰ ਅਪੁਨੇ ਜੋ ਜਨੁ ਭਾਇਆ ॥ ਨਾਨਕ ਉਆ ਕਾ ਮਨੁ ਸੀਤਲਾਇਆ ॥੨੮॥

ਪਦ ਅਰਥ :—ਠਾਕ—ਰੋਕ । ਦਰਿ—ਪ੍ਰਭੂ ਦੇ ਦਰ ਉਤੇ । ਪ੍ਰਭਿ—ਪ੍ਰਭੂ ਨੇ । ਧਨਿ ਧੰਨਿ—ਬੜੇ ਭਾਗਾਂ ਵਾਲੇ ।੧।

ਪਉੜੀ :—ਠਾਹਹਿ—ਦੁਖਾਂਦੇ । ਠਹਕਿ ਠਹਕਿ—ਖਪ ਖਪ ਕੇ, ਖਹਿ ਖਹਿ ਕੇ, ਦੂਜਿਆਂ ਨਾਲ ਵੈਰ-ਵਿਰੋਧ ਬਣਾ ਬਣਾ ਕੇ । ਜੀਅ ਰਸਿਆ—ਜਿੰਦ ਵਿਚ ਰਚ ਜਾਂਦਾ ਹੈ । ਭਾਇਆ—ਪਿਆਰਾ ਲੱਗਾ ।੨੮।

ਅਰਥ :—(ਹੇ ਪ੍ਰਭੂ !) ਜਿਨ੍ਹਾਂ ਉਤੇ ਤੂੰ ਮਿਹਰ ਕਰਦਾ ਹੈਂ; ਉਹਨਾਂ ਦੇ ਰਾਹ ਵਿਚ ਤੇਰੇ ਦਰ ਤੇ ਪਹੁੰਚਣ ਲੱਗਿਆਂ ਕੋਈ ਰੋਕ ਨਹੀਂ ਪੈਂਦੀ (ਕੋਈ ਵਿਕਾਰ ਉਹਨਾਂ ਨੂੰ ਪ੍ਰਭੂ-ਚਰਨਾਂ ਵਿਚ ਜੁੜਨ ਤੋਂ ਰੋਕ ਨਹੀਂ ਸਕਦਾ) । ਹੇ ਨਾਨਕ ! (ਆਖ—) ਉਹ ਬੰਦੇ ਬੜੇ ਭਾਗਾਂ ਵਾਲੇ ਹਨ, ਜਿਨ੍ਹਾਂ ਨੂੰ ਪ੍ਰਭੂ ਨੇ ਆਪਣੇ ਬਣਾ ਲਿਆ ਹੈ ।੧।

ਪਉੜੀ :—ਜੋ ਮਨੁੱਖ (ਮਾਇਆ ਦੇ) ਸਾਰੇ (ਮੋਹ) ਤਿਆਗ ਕੇ ਸਿਰਫ਼ ਪ੍ਰਭੂ-ਚਰਨਾਂ ਵਿਚੇ ਜੁੜੇ ਰਹਿੰਦੇ ਹਨ, ਉਹ (ਫਿਰ ਮਾਇਕ ਪਦਾਰਥਾਂ ਦੀ ਖ਼ਾਤਰ) ਕਿਸੇ ਦਾ ਦਿਲ ਨਹੀਂ ਦੁਖਾਂਦੇ । (ਪਰ) ਜੋ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ (ਮਾਇਆ ਦੀ ਖ਼ਾਤਰ ਦੂਜਿਆਂ ਨਾਲ) ਵੈਰ-ਵਿਰੋਧ ਬਣਾ ਬਣਾ ਕੇ ਆਤਮਕ ਮੌਤ ਸਹੇੜਦੇ ਹਨ, ਉਹਨਾਂ ਦੇ ਅੰਦਰ ਕਦੇ ਆਤਮਕ ਆਨੰਦ ਨਹੀਂ ਆ ਸਕਦਾ ।

ਜੇਹੜਾ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਨਿਵਾਸ ਰੱਖਦਾ ਹੈ, ਉਸ ਦੇ ਮਨ ਵਿਚ ਠੰਡ ਪਈ ਰਹਿੰਦੀ ਹੈ, ਪ੍ਰਭੂ ਦਾ ਆਤਮਕ ਅਮਰਤਾ ਦੇਣ ਵਾਲਾ ਨਾਮ ਉਸ ਦੀ ਜਿੰਦ ਵਿਚ ਰਚ ਜਾਂਦਾ ਹੈ ।

ਹੇ ਨਾਨਕ ! ਜੋ ਮਨੁੱਖ ਪਿਆਰੇ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ-ਰੂਪ ਅੱਗ ਤੋਂ ਬਚ ਕੇ) ਸਦਾ ਸ਼ਾਂਤ ਰਹਿੰਦਾ ਹੈ ।੨੯।

ਸਲੋਕੁ ॥ ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ ॥ ਡੋਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ ॥੧॥

ਪਉੜੀ ॥ ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ ॥ ਉਆ ਡੇਰਾ ਕਾ ਸੰਜਮੋ ਗੁਰ ਕੈ ਸਬਦਿ ਪਛਾਨੁ ॥ ਇਆ ਡੇਰਾ ਕਉ ਸ੍ਰਮੁ ਕਰਿ ਘਾਲੈ ॥ ਜਾ ਕਾ ਤਸੂ ਨਹੀ ਸੰਗਿ ਚਾਲੈ ॥ ਉਆ ਡੇਰਾ ਕੀ ਸੋ ਮਿਤਿ ਜਾਨੈ ॥ ਜਾ ਕਉ ਦ੍ਰਿਸਟਿ ਪੂਰਨ ਭਗਵਾਨੈ ॥ ਡੇਰਾ ਨਿਹਚਲੁ ਸਚੁ ਸਾਧ ਸੰਗਿ ਪਾਇਆ ॥ ਨਾਨਕ ਤੇ ਜਨ ਨਹ ਡੋਲਾਇਆ ॥੨੯॥ {ਪੰਨਾ ੨੫੬}

ਪਦ ਅਰਥ :—ਦੇ ਕਰਿ—ਦੇ ਕੇ । ਕਲਾ—ਤਾਕਤ । ਤੇ—ਤੋਂ । ੧।

ਪਉੜੀ :—ਡੇਰਾ—ਸਦਾ ਟਿਕੇ ਰਹਿਣ ਲਈ ਥਾਂ । ਜਾਨੁ—ਪਛਾਣ । ਸੰਜਮ—(ਟਿਕੇ ਰਹਿਣ ਦੀ) ਜੁਗਤਿ । ਸਬਦਿ—ਸ਼ਬਦ ਦੀ ਰਾਹੀਂ । ਸ੍ਰਮੁ—ਮਿਹਨਤ । ਘਾਲੈ—ਜਤਨ ਕਰਦਾ ਹੈ, ਘਾਲ ਘਾਲਦਾ ਹੈ । ਤਸੂ—ਰਤਾ ਭਰ ਭੀ । ਮਿਤਿ—ਮਰਯਾਦਾ, ਰੀਤ । ੨੯।

ਅਰਥ :—ਹੇ ਨਾਨਕ ! (ਇਉਂ ਅਰਦਾਸ ਕਰ—) ਹੇ ਸਾਰੀਆਂ ਤਾਕਤਾਂ ਰੱਖਣ ਵਾਲੇ ਪ੍ਰਭੂ ! ਮੈਂ ਅਨੇਕਾਂ ਵਾਰੀ ਤੈਨੂੰ ਨਮਸਕਾਰ ਕਰਦਾ ਹਾਂ । ਮੈਨੂੰ ਮਾਇਆ ਦੇ ਮੋਹ ਵਿਚ ਬਿੜਕਣ ਤੋਂ ਆਪਣਾ ਹੱਥ ਦੇ ਕੇ ਬਚਾ ਲੈ । ੧।

ਪਉੜੀ :—(ਹੇ ਭਾਈ !) ਇਹ ਸੰਸਾਰ ਤੇਰੇ ਸਦਾ ਟਿਕੇ ਰਹਿਣ ਵਾਲਾ ਥਾਂ ਨਹੀਂ ਹੈ, ਉਸ ਟਿਕਾਣੇ ਨੂੰ ਪਛਾਣ, ਜੇਹੜਾ ਅਸਲ ਪੱਕੀ ਰਿਹਾਇਸ਼ ਵਾਲਾ ਘਰ ਹੈ । ਗੁਰੂ ਦੇ ਸ਼ਬਦ ਵਿਚ ਜੁੜ ਕੇ ਇਹ ਸੂਝ ਹਾਸਲ ਕਰ ਕਿ ਉਸ ਘਰ ਵਿਚ ਸਦਾ ਟਿਕੇ ਰਹਿਣ ਦੀ ਕੀਹ ਜੁਗਤਿ ਹੈ ।

ਮਨੁੱਖ ਇਸ ਦੁਨੀਆਵੀ ਡੇਰੇ ਦੀ ਖਾਤਰ ਬੜੀ ਮਿਹਨਤ ਕਰ ਕੇ ਘਾਲਾਂ ਘਾਲਦਾ ਹੈ, ਪਰ (ਮੌਤ ਆਇਆਂ) ਇਸ ਦਾ ਰਤਾ ਭਰ ਭੀ ਇਸ ਦੇ ਨਾਲ ਨਹੀਂ ਜਾਂਦਾ ।

ਉਸ ਸਦੀਵੀ ਟਿਕਾਣੇ ਦੀ ਰੀਤ-ਮਰਯਾਦਾ ਦੀ ਸਿਰਫ ਉਸ ਮਨੁੱਖ ਨੂੰ ਸਮਝ ਪੈਂਦੀ ਹੈ, ਜਿਸ ਉਤੇ ਪੂਰਨ ਪ੍ਰਭੂ ਦੀ ਮਿਹਰ ਦੀ ਨਜ਼ਰ ਹੁੰਦੀ ਹੈ ।

ਹੇ ਨਾਨਕ ! ਸਾਧ ਸੰਗਤਿ ਵਿਚ ਆ ਕੇ ਜੋ ਮਨੁੱਖ ਸਦੀਵੀ ਅਟੱਲ ਆਤਮਕ ਆਨੰਦ ਵਾਲਾ ਟਿਕਾਣਾ ਲੱਭ ਲੈਂਦੇ ਹਨ, ਉਹਨਾਂ ਦਾ ਮਨ (ਇਸ ਨਾਸਵੰਤ ਸੰਸਾਰ ਦੇ ਘਰਾਂ ਆਦਿਕ ਦੀ ਖਾਤਰ) ਨਹੀਂ ਡੋਲਦਾ । ੨੯।

ਸਲੋਕੁ ॥ ਢਾਹ ਨ ਲਾਗੇ ਧਰਮਰਾਇ ਕਿਨਹਿ ਨ ਘਾਲਿਓ ਬੰਧ ॥ ਨਾਨਕ ਉਬਰੇ ਜਪਿ ਹਰੀ ਸਾਧ ਸੰਗਿ ਸਨਬੰਧ ॥੧॥

ਪਉੜੀ ॥ ਢਢਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ ॥ ਸੰਗਿ ਤੁਹਾਰੈ ਪ੍ਰਭੁ ਬਸੈ ਬਨੁ ਬਨੁ ਕਹਾ ਫਿਰਾਹਿ ॥ ਢੇਰੀ ਢਾਹਹੁ ਸਾਧ ਸੰਗਿ ਅਹੰਬੁਧਿ ਬਿਕਰਾਲ ॥ ਸੁਖੁ ਪਾਵਹੁ ਸਹਜੇ ਬਸਹੁ ਦਰਸਨੁ ਦੇਖਿ ਨਿਹਾਲ ॥ ਢੇਰੀ ਜਾਮੈ ਜਮਿ ਮਰੈ ਗਰਭ ਜੋਨਿ ਦੁਖ ਪਾਇ ॥ ਮੋਹ ਮਗਨ ਲਪਟਤ ਰਹੈ ਹਉ ਹਉ ਆਵੈ ਜਾਇ ॥ ਢਹਤ ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ ॥ ਦੁਖ ਕੇ ਢਾਹੇ ਕਾਟਿਆ ਨਾਨਕ ਲੀਏ ਸਮਾਇ ॥੩੦॥

ਪਦ ਅਰਥ :—ਧਰਮਰਾਇ ਢਾਹ—(ਆਤਮਕ ਜੀਵਨ ਦੇ ਮਹਲ ਨੂੰ) ਧਰਮਰਾਜ ਦੀ ਢਾਹ, ਆਤਮਕ ਜੀਵਨ ਦੀ ਇਮਾਰਤ ਨੂੰ ਵਿਕਾਰਾਂ ਦੇ ਹੜ੍ਹ ਦੀ ਢਾਹ । ਕਿਨਹਿ—ਕਿਸੇ ਭੀ ਵਿਕਾਰ ਨੇ । ਬੰਧ ਨ ਘਾਲਿਓ—ਆਤਮਕ ਜੀਵਨ ਦੇ ਰਸਤੇ ਵਿਚ ਰੋਕ ਨ ਪਾਈ । ਸਨਬੰਧ—ਸੰਬੰਧ, ਨਾਤਾ, ਪ੍ਰੀਤ । ੧।

ਪਉੜੀ :—ਬਿਕਰਾਲ—ਡਰਾਉਣੀ । ਸਹਜੇ—ਸਹਜਿ, ਅਡੋਲ ਅਵਸਥਾ ਵਿਚ । ਨਿਹਾਲ—ਪ੍ਰਸੰਨ । ਜਾਪੈ—ਜੰਮਦੀ ਹੈ, ਬਣੀ ਰਹਿੰਦੀ ਹੈ । ਜਮਿ—ਜੰਮ ਕੇ । ੩੦।

ਅਰਥ :—ਹੇ ਨਾਨਕ ! ਜਿਨ੍ਹਾਂ ਬੰਦਿਆਂ ਨੇ ਸਾਧ ਸੰਗਤਿ ਵਿਚ ਨਾਤਾ ਜੋੜਿਆ, ਉਹ ਹਰੀ ਦਾ ਨਾਮ ਜਪ ਕੇ (ਵਿਕਾਰਾਂ ਦੇ ਹੜ੍ਹ ਵਿਚੋਂ) ਬਚ ਨਿਕਲੇ । ਉਹਨਾਂ (ਦੇ ਆਤਮਕ ਜੀਵਨ ਦੀ ਇਮਾਰਤ) ਨੂੰ ਵਿਕਾਰਾਂ ਦੇ ਹੜ੍ਹ ਦੀ ਢਾਹ ਨਹੀਂ ਲੱਗਦੀ । ਕੋਈ ਇਕ ਭੀ ਵਿਕਾਰ ਉਹਨਾਂ ਦੇ ਜੀਵਨ-ਰਾਹ ਵਿਚ ਰੋਕ ਨਹੀਂ ਪਾ ਸਕਿਆ । ੧।

ਪਉੜੀ :—(ਹੇ ਭਾਈ !) ਪ੍ਰਭੂ ਤੁਹਾਡੇ ਨਾਲ (ਹਿਰਦੇ ਵਿਚ) ਵੱਸ ਰਿਹਾ ਹੈ, ਤੁਸੀ ਜੰਗਲ ਜੰਗਲ ਕਿੱਥੇ ਢੂੰਢਦੇ ਫਿਰਦੇ ਹੋ ? ਹੋਰ ਕਿੱਥੇ ਲੱਭਦੇ ਫਿਰਦੇ ਹੋ ? ਭਾਲ ਇਸ ਮਨ ਵਿਚ ਹੀ (ਕਰਨੀ ਹੈ) । ਸਾਧ ਸੰਗਤਿ ਵਿਚ (ਪਹੁੰਚ ਕੇ) ਭਿਆਨਕ ਹਉਮੈ ਵਾਲੀ ਮਤਿ ਦੀ ਬਣੀ ਹੋਈ ਢੇਰੀ ਨੂੰ ਢਾਹ ਦਿਉ (ਇਸ ਤਰ੍ਹਾਂ ਅੰਦਰ ਹੀ ਪ੍ਰਭੂ ਦਾ ਦਰਸਨ ਹੋ ਜਾਇਗਾ, ਪ੍ਰਭੂ ਦਾ) ਦਰਸਨ ਕਰ ਕੇ ਆਤਮਾ ਖਿੜ ਪਏਗਾ, ਆਤਮਕ ਆਨੰਦ ਮਿਲੇਗਾ, ਅਡੋਲ ਅਵਸਥਾ ਵਿਚ ਟਿਕ ਜਾਵੋਗੇ ।

ਜਿਤਨਾ ਚਿਰ ਅੰਦਰ ਹਉਮੈ ਦੀ ਢੇਰੀ ਬਣੀ ਰਹਿੰਦੀ ਹੈ, ਮਨੁੱਖ ਜੰਮਦਾ ਮਰਦਾ ਰਹਿੰਦਾ ਹੈ, ਜੂਨਾਂ ਦੇ ਗੇੜ ਵਿਚ ਦੁੱਖ ਭੋਗਦਾ ਹੈ, ਮੋਹ ਵਿਚ ਮਸਤ ਹੋ ਕੇ (ਮਾਇਆ ਨਾਲ) ਚੰਬੜਿਆ ਰਹਿੰਦਾ ਹੈ, ਹਉਮੈ ਦੇ ਕਾਰਨ ਜਨਮ ਮਰਨ ਵਿਚ ਪਿਆ ਰਹਿੰਦਾ ਹੈ ।

ਹੇ ਨਾਨਕ ! ਜੇ ਬੰਦੇ ਇਸ ਜਨਮ ਵਿਚ ਸਾਧ ਜਨਾਂ ਦੀ ਸਰਨ ਆ ਪੈਂਦੇ ਹਨ, ਉਹਨਾਂ ਦੀਆਂ (ਮੋਹ ਤੋਂ ਉਪਜੀਆਂ) ਦੁੱਖਾਂ ਦੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਉਹਨਾਂ ਨੂੰ ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।੩੦।

ਸਲੋਕ ॥ ਜਹ ਸਾਧੂ ਗੋਬਿੰਦ ਭਜਨੁ ਕੀਰਤਨੁ ਨਾਨਕ ਨੀਤ ॥ ਠਾ ਹਉ ਠਾ ਤੂੰ ਠਹ ਛੁਟਹਿ ਨਿਕਟਿ ਨ ਜਾਈਅਹੁ ਦੂਤ ॥੧॥

ਪਉੜੀ ॥ ਠਾਠਾ ਰਣ ਤੇ ਸੀਝੀਐ ਆਤਮ ਜੀਤੈ ਕੋਇ ॥ ਹਉਮੈ ਅਨ ਸਿਉ ਲਰਿ ਮਰੈ ਸੋ ਸੋਭਾਦੂ ਹੋਇ ॥ ਮਣੀ ਮਿਟਾਇ ਜੀਵਤ ਮਰੈ ਗੁਰ ਪੂਰੇ ਉਪਦੇਸ ॥ ਮਨੂਆ ਜੀਤੈ ਹਰਿ ਮਿਲੈ ਤਿਹ ਸੂਰਤਣ ਵੇਸ ॥ ਠਾ ਕੋ ਜਾਣੈ ਆਪਣੇ ਏਕਹਿ ਟੇਕ ਅਧਾਰ ॥ ਰੈਣਿ ਦਿਣਸੁ ਸਿਮਰਤ ਰਹੈ ਸੋ ਪ੍ਰਭੂ ਪੁਰਖੁ ਅਪਾਰ ॥ ਰੇਣ ਸਗਲ ਇਆ ਮਨੁ ਕਰੈ ਏਉ ਕਰਮ ਕਮਾਇ ॥ ਹੁਕਮੈ ਬੂਝੈ ਸਦਾ ਸੁਖੁ ਨਾਨਕ ਲਿਖਿਆ ਪਾਇ ॥੩੧॥

ਪਦ ਅਰਥ :—ਦੂਤ—ਹੇ ਮੇਰੇ ਦੂਤੋ ! {ਧਰਮਰਾਜ ਆਪਣੇ ਦੂਤਾਂ ਨੂੰ ਕਹਿੰਦਾ ਦੱਸਿਆ ਜਾ ਰਿਹਾ ਹੈ} ।੧।

ਪਉੜੀ :—ਰਣ ਤੇ—ਜਗਤ ਦੀ ਰਣ-ਭੂਮੀ ਤੋਂ । ਸੀਝੀਐ—ਜਿੱਤੀਦਾ ਹੈ । ਆਤਮ—ਆਪਣੇ ਆਪ ਨੂੰ । ਅਨ—ਦੂਤ । ਮਰੈ—ਆਪਾ-ਭਾਵ ਵਲੋਂ ਮਰੇ । ਸੋਭਾਦੂ—ਦੋਹਾਂ ਬਾਹਵਾਂ ਨਾਲ ਤਲਵਾਰ ਚਲਾਣ ਵਾਲਾ ਸੂਰਮਾ । ਮਣੀ—ਹਉਮੈ । ਸੂਰਤਣ—ਸੂਰਮਤਾ, ਬਹਾਦਰੀ । ਟੇਕ—ਓਟ । ਰੈਣਿ—ਰਾਤ । ਰੇਣ—ਚਰਨ-ਧੂੜ । ਏਉ—ਇਹੀ, ਇਹੋ ਜੇਹੇ ।੩੧।

ਅਰਥ :—(ਧਰਮਰਾਜ ਆਖਦਾ ਹੈ—) ਹੇ ਮੇਰੇ ਦੂਤੋ ! ਜਿੱਥੇ ਸਾਧ ਜਨ ਪਰਮਾਤਮਾ ਦਾ ਭਜਨ ਕਰ ਰਹੇ ਹੋਣ, ਜਿੱਥੇ ਨਿੱਤ ਕੀਰਤਨ ਹੋ ਰਿਹਾ ਹੋਵੇ, ਤੁਸਾਂ ਉਸ ਥਾਂ ਦੇ ਨੇੜੇ ਨ ਜਾਣਾ । (ਜੇ ਤੁਸੀ ਉਥੇ ਚਲੇ ਗਏ ਤਾਂ ਇਸ ਖੁਨਾਮੀ ਤੋਂ) ਨਾਹ ਮੈਂ ਬਚਾਂਗਾ, ਨਾਹ ਤੁਸੀ ਬਚੋਗੇ ।੧।

ਪਉੜੀ :—ਇਸ ਜਗਤ ਰਣ-ਭੂਮੀ ਵਿਚ ਹਉਮੈ ਨਾਲ ਹੋ ਰਹੇ ਜੰਗ ਤੋਂ ਤਦੋਂ ਹੀ ਕਾਮਯਾਬ ਹੋਈਦਾ ਹੈ, ਜੇ ਮਨੁੱਖ ਆਪਣੇ ਆਪ ਨੂੰ ਜਿੱਤ ਲਏ । ਜੇਹੜਾ ਮਨੁੱਖ ਹਉਮੈ ਤੇ ਦੂਤ ਨਾਲ ਟਾਕਰਾ ਕਰ ਕੇ ਹਉਮੈ ਵਲੋਂ ਮਰ ਜਾਂਦਾ ਹੈ, ਉਹੀ ਵੱਡਾ ਸੂਰਮਾ ਹੈ ।

ਜੇਹੜਾ ਮਨੁੱਖ ਗੁਰੂ ਦੀ ਸਿੱਖਿਆ ਲੈ ਕੇ ਹਉਮੈ ਨੂੰ ਮੁਕਾਂਦਾ ਹੈ, ਸੰਸਾਰਕ ਵਾਸ਼ਨਾ ਵਲੋਂ ਅਜਿੱਤ ਹੋ ਜਾਂਦਾ ਹੈ, ਆਪਣੇ ਮਨ ਨੂੰ ਆਪਣੇ ਵੱਸ ਵਿਚ ਕਰ ਲੈਂਦਾ ਹੈ, ਉਹ ਮਨੁੱਖ ਪਰਮਾਤਮਾ ਨੂੰ ਮਿਲ ਪੈਂਦਾ ਹੈ (ਸੰਸਾਰਕ ਰਣ-ਭੂਮੀ ਵਿਚ) ਉਸੇ ਦੀ ਬਰਦੀ ਸੂਰਮਿਆਂ ਵਾਲੀ ਸਮਝੋ ।

ਹੇ ਨਾਨਕ ! ਜੇਹੜਾ ਮਨੁੱਖ ਇਕ ਪ੍ਰਭੂ ਦਾ ਹੀ ਆਸਰਾ-ਪਰਨਾ ਲੈਂਦਾ ਹੈ, ਕਿਸੇ ਹੋਰ ਨੂੰ ਆਪਣਾ ਆਸਰਾ ਨਹੀਂ ਸਮਝਦਾ, ਸਰਬ-ਵਿਆਪਕ ਬੇਅੰਤ ਪ੍ਰਭੂ ਨੂੰ ਦਿਨ ਰਾਤ ਹਰ ਵੇਲੇ ਸਿਮਰਦਾ ਰਹਿੰਦਾ ਹੈ, ਆਪਣੇ ਇਸ ਮਨ ਨੂੰ ਸਭਨਾਂ

ਦੀ ਚਰਨ-ਧੂੜ ਬਣਾਂਦਾ ਹੈ—ਜੇਹੜਾ ਮਨੁੱਖ ਇਹ ਕਰਮ ਕਮਾਂਦਾ ਹੈ ਉਹ ਪਰਮਾਤਮਾ ਦੀ ਰਜਾ ਨੂੰ ਸਮਝ ਲੈਂਦਾ ਹੈ, ਸਦਾ ਆਤਮਕ ਆਨੰਦ ਮਾਣਦਾ ਹੈ, ਪਿਛਲੇ ਕੀਤੇ ਭਲੇ ਕਰਮਾਂ ਦਾ ਲੇਖ ਉਸ ਦੇ ਮੱਥੇ ਉਤੇ ਉੱਘੜ ਪੈਂਦਾ ਹੈ ।੩੧।

ਸਲੋਕੁ ॥ ਤਨੁ ਮਨੁ ਧਨੁ ਅਰਪਉ ਤਿਸੈ ਪ੍ਰਭੂ ਮਿਲਾਵੈ ਮੋਹਿ ॥ ਨਾਨਕ ਭ੍ਰਮ ਭਉ ਕਾਟੀਐ ਚੁਕੈ ਜਮ ਕੀ ਜੋਹ ॥੧॥

ਪਉੜੀ ॥ ਤਤਾ ਤਾ ਸਿਉ ਪ੍ਰੀਤਿ ਕਰਿ ਗੁਣ ਨਿਧਿ ਗੋਬਿੰਦ ਰਾਇ ॥ ਫਲ ਪਾਵਹਿ ਮਨ ਬਾਛਤੇ ਤਪਤਿ ਤੁਹਾਰੀ ਜਾਇ ॥ ਤ੍ਰਾਸ ਮਿਟੈ ਜਮ ਪੰਥ ਕੀ ਜਾਸੁ ਬਸੈ ਮਨਿ ਨਾਉ ॥ ਗਤਿ ਪਾਵਹਿ ਮਤਿ ਹੋਇ ਪ੍ਰਗਾਸ ਮਹਲੀ ਪਾਵਹਿ ਠਾਉ ॥ ਤਾਹੂ ਸੰਗਿ ਨ ਧਨੁ ਚਲੈ ਗ੍ਰਿਹ ਜੋਬਨ ਨਹ ਰਾਜ ॥ ਸੰਤ ਸੰਗਿ ਸਿਮਰਤ ਰਹਹੁ ਇਹੈ ਤੁਹਾਰੈ ਕਾਜ ॥ ਤਾਤਾ ਕਛੂ ਨ ਹੋਈ ਹੈ ਜਉ ਤਾਪ ਨਿਵਾਰੈ ਆਪ ॥ ਪ੍ਰਤਿਪਾਲੈ ਨਾਨਕ ਹਮਹਿ ਆਪਹਿ ਮਾਈ ਬਾਪ ॥੩੨॥ {ਪੰਨਾ ੨੫੬-੨੫੭}

ਪਦ ਅਰਥ :—ਅਰਪਉ—ਮੈਂ ਭੇਟਾ ਕਰ ਦਿਆਂ । ਮੋਹਿ—ਮੈਨੂੰ । ਜੋਹ—ਤੱਕ, ਘੂਰੀ ।੧।

ਪਉੜੀ :—ਨਿਧਿ—ਖਜ਼ਾਨਾ । ਤਪਤਿ—ਸੜਨ, ਤਪਸ਼ । ਤ੍ਰਾਸ—ਡਰ । ਪੰਥ—ਰਸਤਾ । ਜਾਸੁ ਮਨਿ—ਜਿਸ ਦੇ ਮਨ ਵਿਚ । ਮਹਲੀ—ਪ੍ਰਭੂ ਦੇ ਘਰ ਵਿਚ । ਠਾਉ—ਥਾਂ । ਤਾਹ ਸੰਗਿ—ਤੇਰੇ ਨਾਲ । ਤਾਤਾ—ਸਾੜਾ, ਕਲੇਸ਼ । ਆਪਹਿ—ਆਪ ਹੀ ।੩੨।

ਅਰਥ :—ਹੇ ਨਾਨਕ ! (ਆਖ—) ਜੇਹੜਾ ਮਨੁੱਖ ਮੈਨੂੰ ਰੱਬ ਮਿਲਾ ਦੇਵੇ, ਮੈਂ ਉਸ ਅਗੇ ਆਪਣਾ ਤਨ ਮਨ ਧਨ ਸਭ ਕੁਝ ਭੇਟ ਕਰ ਦਿਆਂ, (ਕਿਉਂਕਿ ਪ੍ਰਭੂ ਦੇ ਮਿਲਿਆਂ) ਮਨ ਦੀ ਭਟਕਣਾ ਤੇ ਸਹਮ ਦੂਰ ਹੋ ਜਾਂਦਾ ਹੈ, ਜਮ ਦੀ ਘੂਰੀ ਭੀ ਮੁੱਕ ਜਾਂਦੀ ਹੈ, (ਮੌਤ ਦਾ ਸਹਮ ਭੀ ਖਤਮ ਹੋ ਜਾਂਦਾ ਹੈ) ।੧।

ਪਉੜੀ :—(ਹੇ ਭਾਈ !) ਉਸ ਗੋਬਿੰਦ ਰਾਇ ਨਾਲ ਪਿਆਰ ਪਾ ਜੋ ਸਾਰੇ ਗੁਣਾਂ ਦਾ ਖਜ਼ਾਨਾ ਹੈ, ਮਨ-ਇੱਛਤ ਫਲ ਹਾਸਲ ਕਰੇਂਗਾ, ਤੇਰੇ ਮਨ ਦੀ (ਤ੍ਰਿਸ਼ਨਾ-ਅੱਗ ਦੀ) ਤਪਸ਼ ਦੂਰ ਹੋ ਜਾਏਗੀ । ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪਏ ਉਸ ਦਾ ਜਮਾਂ ਦੇ ਰਸਤੇ ਦਾ ਡਰ ਮਿਟ ਜਾਂਦਾ ਹੈ (ਮੌਤ ਦਾ ਸਹਮ ਮੁੱਕ ਜਾਂਦਾ ਹੈ) । (ਹੇ ਭਾਈ ! ਨਾਮ ਦੀ ਬਰਕਤਿ ਨਾਲ) ਉੱਚੀ ਆਤਮਕ ਹਾਸਲ ਕਰੇਂਗਾ, ਤੇਰੀ ਅਕਲ ਰੋਸ਼ਨ ਹੋ ਜਾਏਗੀ ਪ੍ਰਭੂ-ਚਰਨਾਂ ਵਿਚ ਤੇਰੀ ਸੁਰਤਿ ਟਿਕੀ ਰਹੇਗੀ । (ਮਾਇਆ ਵਾਲੀ) ਭਟਕਣਾ ਛੱਡ, ਧਨ, ਘਰ ਜੁਆਨੀ, ਰਾਜ ਕਿਸੇ ਚੀਜ਼ ਨੇ ਭੀ ਤੇਰੇ ਨਾਲ ਨਹੀਂ ਜਾਣਾ; ਸਤਸੰਗ ਵਿਚ ਰਹਿ ਕੇ ਪ੍ਰਭੂ ਦਾ ਨਾਮ ਸਿਮਰਿਆ ਕਰ, ਬੱਸ ! ਇਹੀ ਅੰਤ ਤੇਰੇ ਕੰਮ ਆਵੇਗਾ । (ਪ੍ਰਭੂ ਦਾ ਹੋ ਰਹੁ) ਜਦੋਂ ਪ੍ਰਭੂ ਆਪ ਦੁੱਖ-ਕਲੇਸ਼ ਦੂਰ ਕਰਨ ਵਾਲਾ (ਸਿਰ ਉਤੇ) ਹੋਵੇ ਤਾਂ ਕੋਈ ਮਾਨਸਕ ਕਲੇਸ਼ ਰਹਿ ਨਹੀਂ ਸਕਦਾ ।

ਹੇ ਨਾਨਕ ! (ਆਖ—) ਪ੍ਰਭੂ ਆਪ ਮਾਪਿਆਂ ਵਾਂਗ ਸਾਡੀ ਪਾਲਣਾ ਕਰਦਾ ਹੈ ।੩੨।

ਸਲੋਕੁ ॥ ਥਾਕੇ ਬਹੁ ਬਿਧਿ ਘਾਲਤੇ ਤ੍ਰਿਪਤਿ ਨ ਤ੍ਰਿਸਨਾ ਲਾਥ ॥ ਸੰਚਿ ਸੰਚਿ ਸਾਕਤ ਮੂਏ ਨਾਨਕ ਮਾਇਆ ਨ ਸਾਥਿ ॥੧॥

ਪਉੜੀ ॥ ਥਥਾ ਥਿਰੁ ਕੋਊ ਨਹੀ ਕਾਇ ਪਸਾਰਹੁ ਪਾਵ ॥ ਅਨਿਕ ਬੰਚ ਬਲ ਫਲ ਕਰਹੁ ਮਾਇਆ ਏਕ ਉਪਾਵ ॥ ਥੈਲੀ ਸੰਚਹੁ ਸ੍ਰਮੁ ਕਰਹੁ ਥਾਕਿ ਪਰਹੁ ਗਾਵਾਰ ॥ ਮਨ ਕੈ ਕਾਮਿ ਨ ਆਵਈ ਅੰਤੇ ਅਉਸਰ ਬਾਰ ॥ ਥਿਤਿ ਪਾਵਹੁ ਗੋਬਿੰਦ ਭਜਹੁ ਸੰਤਹ ਕੀ ਸਿਖ ਲੇਹੁ ॥ ਪ੍ਰੀਤਿ ਕਰਹੁ ਸਦ ਏਕ ਸਿਉ ਇਆ ਸਾਚਾ ਅਸਨੇਹੁ ॥ ਕਾਰਨ ਕਰਨ ਕਰਾਵਨੋ ਸਭ ਬਿਧਿ ਏਕੈ ਹਾਥ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਨਾਨਕ ਜੰਤ ਅਨਾਥ ॥੩੩॥ {ਪੰਨਾ ੨੫੭}

ਪਦ ਅਰਥ :—ਸੰਚਿ—ਇਕੱਠੀ ਕਰ ਕੇ । ਸਾਕਤ—ਮਾਇਆ-ਗ੍ਰਸੇ ਜੀਵ ।੧।

ਪਉੜੀ :—ਬੰਚ—ਠੱਗੀ । ਬਲ ਫਲ—ਵਲ-ਫਲ, ਫਰੇਬ । ਸ੍ਰਮੁ—ਮਿਹਨਤ । ਗਾਵਾਰ—ਹੇ ਮੂਰਖ ! ਅਉਸਰ—ਸਮਾ । ਥਿਤਿ—ਸ਼ਾਂਤੀ, ਟਿਕਾਉ । ਸਿਖ—ਸਿੱਖਿਆ । ਅਸਨੇਹੁ—ਨੇਹੁ, ਪਿਆਰ {ਸ਼ੇਹ ਦੇ ਦੋ ਪੰਜਾਬੀ ਰੂਪ—ਨੇਹੁ, ਅਸਨੇਹੁ । ਵੇਖੋ 'ਗੁਰਬਾਣੀ ਵਿਆਕਰਣ'} ।੩੩।

ਅਰਥ :—ਹੇ ਨਾਨਕ ! ਮਾਇਆ-ਗ੍ਰਸੇ ਜੀਵ ਮਾਇਆ ਦੀ ਖਾਤਰ ਕਈ ਤਰ੍ਹਾਂ ਦੌੜ-ਭੱਜ ਕਰਦੇ ਹਨ, ਪਰ ਰੱਜਦੇ ਨਹੀਂ, ਝਿੜਨਾ ਮੁੱਕਦੀ ਨਹੀਂ; ਮਾਇਆ ਜੋੜ ਜੋੜ ਕੇ ਆਤਮਕ ਮੌਤ ਸਹੇੜ ਲੈਂਦੇ ਹਨ, ਮਾਇਆ ਭੀ ਨਾਲ ਨਹੀਂ ਨਿਭਦੀ ।੧।

ਪਉੜੀ :—ਹੇ ਮੂਰਖ ! ਕਿਸੇ ਨੇ ਭੀ ਇਥੇ ਸਦਾ ਬੈਠ ਨਹੀਂ ਰਹਿਣਾ, ਕਿਉਂ ਪੈਰ ਪਸਾਰ ਰਿਹਾ ਹੈਂ ? (ਕਿਉਂ ਮਾਇਆ ਦੇ ਖਿਲਾਰੇ ਖਿਲਾਰ ਰਿਹਾ ਹੈਂ ?) ਤੂੰ ਸਿਰਫ ਮਾਇਆ ਵਾਸਤੇ ਹੀ ਕਈ ਪਾਪੜ ਵੇਲ ਰਿਹਾ ਹੈਂ, ਅਨੇਕਾਂ ਠੱਗੀਆਂ-ਫਰੇਬ ਕਰ ਰਿਹਾ ਹੈਂ ।

ਹੇ ਮੂਰਖ ! ਤੂੰ ਧਨ ਜੋੜ ਰਿਹਾ ਹੈਂ, (ਧਨ ਦੀ ਖਾਤਰ) ਦੌੜ-ਭੱਜ ਕਰਦਾ ਹੈਂ, ਤੇ ਥੱਕ-ਟੁੱਟ ਜਾਂਦਾ ਹੈਂ, ਪਰ ਅੰਤ ਸਮੇਂ ਇਹ ਧਨ ਤੇਰੀ ਜਿੰਦ ਦੇ ਕੰਮ ਤਾਂ ਨਹੀਂ ਆਵੇਗਾ ।

(ਹੇ ਭਾਈ !) ਗੁਰਮੁਖਾਂ ਦੀ ਸਿੱਖਿਆ ਧਿਆਨ ਨਾਲ ਸੁਣ, ਪਰਮਾਤਮਾ ਦਾ ਭਜਨ ਕਰ ਆਤਮਕ ਸ਼ਾਂਤੀ (ਤਦੋਂ ਹੀ) ਮਿਲੇਗੀ, ਸਦਾ ਸਿਰਫ ਪਰਮਾਤਮਾ ਨਾਲ (ਦਿਲੀ) ਪ੍ਰੀਤਿ ਬਣਾ । ਇਹੀ ਪਿਆਰ ਸਦਾ ਕਾਇਮ ਰਹਿਣ ਵਾਲਾ ਹੈ ।

(ਪਰ) ਹੇ ਨਾਨਕ ! (ਆਖ—ਹੇ ਪ੍ਰਭੂ !) ਇਹ ਜੀਵ ਵਿਚਾਰੇ (ਮਾਇਆ ਦੇ ਟਾਕਰੇ ਤੇ ਬੇ-ਵੱਸ) ਹਨ, ਜਿੱਧਰ ਤੂੰ ਇਹਨਾਂ ਨੂੰ ਲਾਉਂਦਾ ਹੈਂ, ਉਧਰ ਹੀ ਲੱਗਦੇ ਹਨ, ਹਰੇਕ ਸਬਬ ਸਿਰਫ ਤੇਰੇ ਹੱਥ ਵਿਚ ਹੈ, ਤੂੰ ਹੀ ਸਭ ਕੁਝ ਕਰ ਸਕਦਾ ਹੈਂ, ਤੇ ਜੀਵਾਂ ਪਾਸੋਂ ਕਰਾ ਸਕਦਾ ਹੈਂ ।੩੩।

ਸਲੋਕੁ ॥ ਦਾਸਹ ਏਕੁ ਨਿਹਾਰਿਆ ਸਭੁ ਕਛੁ ਦੇਵਨਹਾਰ ॥ ਸਾਸਿ ਸਾਸਿ ਸਿਮਰਤ ਰਹਹਿ ਨਾਨਕ ਦਰਸ ਅਧਾਰ ॥੧॥

ਪਉੜੀ ॥ ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰ ॥ ਦੇਂਦੇ ਤੋਟਿ ਨ ਆਵਈ ਅਗਨਤ ਭਰੇ ਭੰਡਾਰ ॥ ਦੈਨਹਾਰੁ ਸਦ ਜੀਵਨਹਾਰਾ ॥ ਮਨ ਮੂਰਖ ਕਿਉ ਤਾਹਿ ਬਿਸਾਰਾ ॥ ਦੋਸੁ ਨਹੀ ਕਾਹੂ ਕਉ ਮੀਤਾ ॥ ਮਾਇਆ ਮੋਹ ਬੰਧੁ ਪ੍ਰਭਿ ਕੀਤਾ ॥ ਦਰਦ ਨਿਵਾਰਹਿ ਜਾ ਕੇ ਆਪੇ ॥ ਨਾਨਕ ਤੇ ਤੇ ਗੁਰਮੁਖਿ ਧ੍ਰਾਪੇ ॥੩੪॥ {ਪੰਨਾ ੨੫੭}

ਪਦ ਅਰਥ :—ਦਾਸਹਿ—ਦਾਸਾਂ ਨੇ । ਨਿਹਾਰਿਆ—ਵੇਖਿਆ ਹੈ । ਅਧਾਰ—ਆਸਰਾ ।੧।

ਪਉੜੀ :—ਅਗਨਤ—ਅ-ਗਨਤ, ਜੋ ਗਿਣੇ ਨਾ ਜਾ ਸਕਣ । ਦੈਨਹਾਰੁ—ਦਾਤਾਰ । ਤਾਹਿ—ਉਸ ਨੂੰ । ਮੀਤਾ—ਹੇ ਮਿੱਤਰ ! ਪ੍ਰਭਿ—ਪ੍ਰਭੂ ਨੇ । ਬੰਧੁ—ਬੰਨ੍ਹ, ਡੱਕਾ, ਰੋਕ । ਧ੍ਰਾਪੇ—ਰੱਜ ਜਾਂਦੇ ਹਨ । ਤੇ ਤੇ—ਉਹ ਉਹ ਬੰਦੇ ।੩੪।

ਅਰਥ :—ਹੇ ਨਾਨਕ ! ਪ੍ਰਭੂ ਦੇ ਸੇਵਕਾਂ ਨੇ ਇਹ ਵੇਖ ਲਿਆ ਹੈ (ਇਹ ਨਿਸਚਾ ਕਰ ਲਿਆ ਹੈ) ਕਿ ਹਰੇਕ ਦਾਤਿ ਪ੍ਰਭੂ ਆਪ ਹੀ ਦੇਣ ਵਾਲਾ ਹੈ (ਇਸ ਵਾਸਤੇ ਉਹ ਮਾਇਆ ਦੀ ਟੇਕ ਰੱਖਣ ਦੇ ਥਾਂ) ਪ੍ਰਭੂ ਦੇ ਦੀਦਾਰ ਨੂੰ (ਆਪਣੀ ਜਿੰਦਗੀ ਦਾ) ਆਸਰਾ ਬਣਾ ਕੇ ਸੁਆਸ ਸੁਆਸ ਉਸ ਨੂੰ ਯਾਦ ਕਰਦੇ ਹਨ ।੧।

ਪਉੜੀ :—ਇਕ ਪ੍ਰਭੂ ਹੀ (ਐਸਾ) ਦਾਤਾ ਹੈ ਜੋ ਸਭ ਜੀਵਾਂ ਨੂੰ ਰਿਜ਼ਕ ਅਪੜਾਣ ਦੇ ਸਮਰਥ ਹੈ, ਉਸ ਦੇ ਬੇਅੰਤ ਖਜ਼ਾਨੇ ਭਰੇ ਪਏ ਹਨ, ਵੰਡਦਿਆਂ ਖਜ਼ਾਨਿਆਂ ਵਿਚ ਤੋਟ ਨਹੀਂ ਆਉਂਦੀ ।

ਹੇ ਮੂਰਖ ਮਨ ! ਤੂੰ ਸਦਾ ਦਾਤਾਰ ਨੂੰ ਕਿਉਂ ਭੁਲਾਂਦਾ ਹੈਂ ਜੋ ਸਦਾ ਤੇਰੇ ਸਿਰ ਤੇ ਮੌਜੂਦ ਹੈ ?

ਪਰ ਹੇ ਮਿੱਤਰ ! ਕਿਸੇ ਜੀਵ ਨੂੰ ਇਹ ਦੋਸ਼ ਭੀ ਨਹੀਂ ਦਿੱਤਾ ਜਾ ਸਕਦਾ (ਕਿ ਮਾਇਆ ਦੇ ਮੋਹ ਵਿਚ ਫਸ ਕੇ ਤੂੰ ਦਾਤਾਰ ਨੂੰ ਕਿਉਂ ਵਿਸਾਰ ਰਿਹਾ ਹੈਂ, ਅਸਲ ਗੱਲ ਇਹ ਹੈ ਕਿ ਜੀਵ ਦੇ ਆਤਮਕ ਜੀਵਨ ਦੇ ਰਾਹ ਵਿਚ) ਪ੍ਰਭੂ ਨੇ ਆਪ ਹੀ ਮਾਇਆ ਦੀ ਮੋਹ ਦਾ ਬੰਨ੍ਹ ਬਣਾ ਦਿੱਤਾ ਹੈ ।

ਹੇ ਨਾਨਕ ! (ਆਖ—) ਹੇ ਪ੍ਰਭੂ ! ਜਿਨ੍ਹਾਂ ਬੰਦਿਆਂ ਦੇ ਦਿਲ ਵਿਚੋਂ ਤੂੰ ਆਪ ਹੀ (ਮਾਇਆ ਦੇ ਮੋਹ ਦੀਆਂ) ਚੋਭਾਂ ਦੂਰ ਕਰਦਾ ਹੈਂ, ਉਹ ਗੁਰੂ ਦੀ ਸਰਨ ਪੈ ਕੇ ਮਾਇਆ ਵਲੋਂ ਰੱਜ ਜਾਂਦੇ ਹਨ (ਝਿੜਨਾ ਮੁਕਾ ਲੈਂਦੇ ਹਨ) ।੩੪।

ਸਲੋਕੁ ॥ ਧਰ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ ਆਸ ॥ ਨਾਨਕ ਨਾਮੁ ਧਿਆਈਐ ਕਾਰਜੁ ਆਵੈ ਰਾਸਿ ॥੧॥

ਪਉੜੀ ॥ ਧਧਾ ਧਾਵਤ ਤਉ ਮਿਟੈ ਸੰਤ ਸੰਗਿ ਹੋਇ ਬਾਸੁ ॥ ਧੁਰ ਤੇ ਕਿਰਪਾ ਕਰਹੁ ਆਪਿ ਤਉ ਹੋਇ ਮਨਹਿ ਪਰਗਾਸੁ
॥ ਧਨੁ ਸਾਚਾ ਤੇਉ ਸਚ ਸਾਹਾ ॥ ਹਰਿ ਹਰਿ ਪੁੰਜੀ ਨਾਮ ਬਿਸਾਹਾ ॥ ਧੀਰਜੁ ਜਸੁ ਸੋਭਾ ਤਿਹ ਬਨਿਆ ॥ ਹਰਿ ਹਰਿ
ਨਾਮੁ ਸ੍ਰਵਨ ਜਿਹ ਸੁਨਿਆ ॥ ਗੁਰਮੁਖਿ ਜਿਹ ਘਟਿ ਰਹੇ ਸਮਾਈ ॥ ਨਾਨਕ ਤਿਹ ਜਨ ਮਿਲੀ ਵਡਾਈ ॥੩੫॥
{ਪੰਨਾ ੨੫੭}

ਪਦ ਅਰਥ :—ਜੀਅਰੇ—ਹੇ ਜਿੰਦੇ ! ਲਾਹਿ—ਦੂਰ ਕਰ । ਬਿਡਾਨੀ—ਬਿਗਾਨੀ । ੧।

ਪਉੜੀ :—ਧਾਵਤ—(ਮਾਇਆ ਦੀ ਖਾਤਰ) ਭਟਕਣਾ । ਤਉ—ਤਦੋਂ । ਬਾਸੁ—ਵਸੇਬਾ । ਧਰ ਤੇ—ਧੁਰ ਤੋਂ, ਆਪਣੇ
ਦਰ ਤੋਂ । ਮਨਹਿ—ਮਨ ਵਿਚ । ਪਰਗਾਸੁ—ਚਾਨਣ, ਸਹੀ ਜੀਵਨ ਦੀ ਸੂਝ । ਸਾਚਾ—ਸਦਾ-ਥਿਰ ਰਹਿਣ ਵਾਲਾ ।
ਤੇਉ—ਉਹੀ ਬੰਦੇ । ਵਿਸਾਹਾ—ਵਿਹਾੜਿਆ, ਵਪਾਰ ਕੀਤਾ । ਧੀਰਜੁ—ਗੰਭੀਰਤਾ, ਜਿਗਰਾ । ਤਿਹ—ਉਹਨਾਂ ਦਾ ।
ਸ੍ਰਵਨ—ਕੰਨਾਂ ਨਾਲ । ਜਿਹ ਘਟਿ—ਜਿਨ੍ਹਾਂ ਦੇ ਹਿਰਦੇ ਵਿਚ । ੩੫।

ਅਰਥ :—ਹੇ ਮੇਰੀ ਜਿੰਦੇ ! ਸਿਰਫ਼ ਪਰਮਾਤਮਾ ਦਾ ਆਸਰਾ ਲੈ, ਉਸ ਤੋਂ ਬਿਨਾ ਕਿਸੇ ਹੋਰ (ਦੀ ਸਹਾਇਤਾ) ਦੀ ਆਸ
ਲਾਹ ਦੇ । ਹੇ ਨਾਨਕ ! ਸਦਾ ਪ੍ਰਭੂ ਦੀ ਯਾਦ ਮਨ ਵਿਚ ਵਸਾਣੀ ਚਾਹੀਦੀ ਹੈ, ਹਰੇਕ ਕੰਮ ਸਿਰੇ ਚੜ੍ਹ ਜਾਂਦਾ ਹੈ । ੧।

ਪਉੜੀ :—ਜੇ ਸੰਤਾਂ ਦੀ ਸੰਗਤਿ ਵਿਚ ਬਹਣ-ਖਲੋਣ ਹੋ ਜਾਏ, ਤਾਂ (ਮਾਇਆ ਦੀ ਖਾਤਰ ਮਨ ਦੀ ਬੇ-ਸਬਰੀ ਵਾਲੀ)
ਭਟਕਣਾ ਮਿਟ ਜਾਂਦੀ ਹੈ । (ਪਰ ਇਹ ਕੋਈ ਸੌਖੀ ਖੇਡ ਨਹੀਂ । ਹੇ ਪ੍ਰਭੂ !) ਜਿਸ ਜੀਵ ਉਤੇ ਤੂੰ ਆਪਣੇ ਦਰ ਤੋਂ
ਮਿਹਰ ਕਰਦਾ ਹੈਂ, ਉਸੇ ਦੇ ਮਨ ਵਿਚ ਜੀਵਨ ਦੀ ਸਹੀ ਸੂਝ ਪੈਂਦੀ ਹੈ (ਤੇ ਉਸ ਦੀ ਭਟਕਣਾ ਮੁੱਕਦੀ ਹੈ) । (ਉਸ ਨੂੰ
ਇਹ ਗਿਆਨ ਹੁੰਦਾ ਹੈ ਕਿ) ਅਸਲ ਸੱਚੇ ਸਾਹੂਕਾਰ ਉਹ ਹਨ (ਜਿਨ੍ਹਾਂ ਪਾਸ ਸਦਾ-ਥਿਰ ਰਹਿਣ ਵਾਲਾ ਨਾਮ-ਧਨ ਹੈ,
ਜੋ ਹਰੀ-ਨਾਮ ਦੀ ਪੁੰਜੀ ਦਾ ਵਣਜ ਕਰਦੇ ਹਨ । ਜੇਹੜੇ ਬੰਦੇ ਹਰੀ-ਨਾਮ ਕੰਨਾਂ ਨਾਲ (ਧਿਆਨ ਨਾਲ) ਸੁਣਦੇ ਰਹਿੰਦੇ
ਹਨ, ਉਹਨਾਂ ਦੇ ਅੰਦਰ ਗੰਭੀਰਤਾ ਆਉਂਦੀ ਹੈ, ਉਹ ਵਡਿਆਈ ਸੋਭਾ ਖੱਟਦੇ ਹਨ ।

ਹੇ ਨਾਨਕ ! ਗੁਰੂ ਦੀ ਰਾਹੀਂ ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ, ਉਹਨਾਂ ਨੂੰ (ਲੋਕ ਪਰਲੋਕ ਵਿਚ)
ਵਡਿਆਈ ਮਿਲਦੀ ਹੈ । ੩੫।

**ਸਲੋਕੁ ॥ ਨਾਨਕ ਨਾਮੁ ਨਾਮੁ ਜਪੁ ਜਪਿਆ ਅੰਤਰਿ ਬਾਹਰਿ ਰੰਗਿ ॥ ਗੁਰਿ ਪੂਰੈ ਉਪਦੇਸਿਆ ਨਰਕੁ ਨਾਹਿ ਸਾਧ ਸੰਗਿ
॥੧॥**

**ਪਉੜੀ ॥ ਨੰਨਾ ਨਰਕਿ ਪਰਹਿ ਤੇ ਨਾਹੀ ॥ ਜਾ ਕੈ ਮਨਿ ਤਨਿ ਨਾਮੁ ਬਸਾਹੀ ॥ ਨਾਮੁ ਨਿਧਾਨੁ ਗੁਰਮੁਖਿ ਜੋ ਜਪਤੇ ॥
ਬਿਖੁ ਮਾਇਆ ਮਹਿ ਨਾ ਓਇ ਖਪਤੇ ॥ ਨੰਨਾਕਾਰੁ ਨ ਹੋਤਾ ਤਾ ਕਹੁ ॥ ਨਾਮੁ ਮੰਤ੍ਰੁ ਗੁਰਿ ਦੀਨੋ ਜਾ ਕਹੁ ॥ ਨਿਧਿ
ਨਿਧਾਨ ਹਰਿ ਅੰਮ੍ਰਿਤ ਪੂਰੇ ॥ ਤਹ ਬਾਜੇ ਨਾਨਕ ਅਨਹਦ ਤੂਰੇ ॥੩੬॥ {ਪੰਨਾ ੨੫੭}**

ਪਦ ਅਰਥ :—ਨਾਮੁ ਨਾਮੁ—ਪ੍ਰਭੂ ਦਾ ਨਾਮ ਹੀ ਨਾਮ । ਅੰਤਰਿ ਬਾਹਰਿ—ਅੰਦਰ ਬਾਹਰ, ਕੰਮ ਕਾਜ ਕਰਦਿਆਂ, ਹਰ
ਵੇਲੇ । ਰੰਗਿ—ਪਿਆਰ ਵਿਚ । ਗੁਰਿ—ਗੁਰੂ ਨੂੰ । ਉਪਦੇਸਿਆ—ਨੇੜੇ ਵਿਖਾ ਦਿੱਤਾ । ਨਰਕੁ—ਦੁੱਖ-ਕਲੇਸ਼ । ੧।

ਪਉੜੀ :—ਨਰਕਿ—ਨਰਕ ਵਿਚ, ਘੋਰ ਦੁੱਖ ਵਿਚ । ਤੇ—ਉਹ ਬੰਦੇ । ਪਰਹਿ—ਪੈਂਦੇ । ਨਿਧਾਨੁ—(ਸਭ ਗੁਣਾਂ ਦਾ)
ਖਜ਼ਾਨਾ । ਬਿਖੁ—ਵਿਹੁ, ਜ਼ਹਰ, ਮੌਤ ਦਾ ਮੂਲ । ਨੰਨਾਕਾਰੁ—ਨਾਹ, ਇਨਕਾਰ, ਰੁਕਾਵਟ । ਮੰਤ੍ਰੁ—ਉਪਦੇਸ਼ । ਜਾ
ਕਹੁ—ਜਿਨ੍ਹਾਂ ਨੂੰ । ਨਿਧਿ—ਖਜ਼ਾਨਾ । ਨਿਧਾਨ—ਖਜ਼ਾਨੇ । ਪੂਰੇ—ਭਰੇ ਹੋਏ । ਤਹ—ਉਥੇ, ਉਸ ਹਿਰਦੇ ਵਿਚ ।
ਬਾਜੇ—ਵੱਜਦੇ ਹਨ । ਅਨਹਦ—{ਫ੍ਰਨ੍ to strike, ਚੋਟ ਲਾਣੀ, ਕਿਸੇ ਸਾਜ ਨੂੰ ਉਂਗਲਾਂ ਨਾਲ ਵਜਾਣਾ} ਬਿਨਾ ਵਜਾਏ,
ਇਕ-ਰਸ । ਤੂਰੇ—ਵਾਜੇ । ੩੬।

ਅਰਥ :—ਹੇ ਨਾਨਕ ! ਜਿਨ੍ਹਾਂ ਬੰਦਿਆਂ ਨੇ ਕੰਮ-ਕਾਰ ਕਰਦਿਆਂ ਪਿਆਰ ਨਾਲ ਪ੍ਰਭੂ ਦਾ ਨਾਮ ਹੀ ਨਾਮ ਜਪਿਆ ਹੈ (ਕਿਸੇ ਵੇਲੇ ਵਿਸਾਰਿਆ ਨਹੀਂ) ਉਹਨਾਂ ਨੂੰ ਪੂਰੇ ਗੁਰੂ ਨੇ ਪਰਮਾਤਮਾ ਆਪਣੇ ਨੇੜੇ ਵਿਖਾ ਦਿੱਤਾ ਹੈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਨੂੰ ਘੋਰ ਦੁੱਖ ਨਹੀਂ ਪੌਂਹਦਾ ।੧।

ਪਉੜੀ :—ਜਿਨ੍ਹਾਂ ਦੇ ਮਨ ਵਿਚ ਤਨ ਵਿਚ ਪ੍ਰਭੂ ਦਾ ਨਾਮ ਵੱਸਿਆ ਰਹਿੰਦਾ ਹੈ, ਉਹ ਘੋਰ ਦੁੱਖਾਂ ਦੇ ਟੋਏ ਵਿਚ ਨਹੀਂ ਪੈਂਦੇ । ਜੇਹੜੇ ਬੰਦੇ ਗੁਰੂ ਦੀ ਰਾਹੀਂ ਪ੍ਰਭੂ-ਨਾਮ ਨੂੰ ਸਭ ਪਦਾਰਥਾਂ ਦਾ ਖਜ਼ਾਨਾ ਜਾਣ ਕੇ ਜਪਦੇ ਹਨ, ਉਹ (ਫਿਰ) ਆਤਮਕ ਮੌਤੇ ਮਾਰਨ ਵਾਲੀ ਮਾਇਆ (ਦੇ ਮੋਹ) ਵਿਚ (ਦੌੜ-ਭਜ ਕਰਦੇ) ਨਹੀਂ ਖਪਦੇ । ਜਿਨ੍ਹਾਂ ਨੂੰ ਗੁਰੂ ਨੇ ਨਾਮ-ਮੰਤ੍ਰ ਦੇ ਦਿੱਤਾ, ਉਹਨਾਂ ਦੇ ਜੀਵਨ-ਸਫ਼ਰ ਵਿਚ (ਮਾਇਆ) ਕੋਈ ਰੋਕ ਨਹੀਂ ਪਾ ਸਕਦੀ ।

ਹੇ ਨਾਨਕ ! ਜੇਹੜੇ ਹਿਰਦੇ ਸਭ ਗੁਣਾਂ ਦੇ ਖਜ਼ਾਨੇ ਹਰੀ-ਨਾਮ ਅੰਮ੍ਰਿਤ ਨਾਲ ਭਰੇ ਰਹਿੰਦੇ ਹਨ, ਉਹਨਾਂ ਦੇ ਅੰਦਰ ਇਕ ਐਸਾ ਆਨੰਦ ਬਣਿਆ ਰਹਿੰਦਾ ਹੈ ਜਿਵੇਂ ਇਕ-ਰਸ ਸਭ ਕਿਸਮਾਂ ਦੇ ਵਾਜੇ ਮਿਲਵੀਂ ਸੁਰ ਵਿਚ ਵੱਜ ਰਹੇ ਹੋਣ ।੩੬।

ਸਲੋਕੁ ॥ ਪਤਿ ਰਾਖੀ ਗੁਰਿ ਪਾਰਬ੍ਰਹਮ ਤਜਿ ਪਰਪੰਚ ਮੋਹ ਬਿਕਾਰ ॥ ਨਾਨਕ ਸੋਊ ਆਰਾਧੀਐ ਅੰਤੁ ਨ ਪਾਰਾਵਾਰੁ ॥੧॥

ਪਉੜੀ ॥ ਪਪਾ ਪਰਮਿਤਿ ਪਾਰੁ ਨ ਪਾਇਆ ॥ ਪਤਿਤ ਪਾਵਨ ਅਗਮ ਹਰਿ ਰਾਇਆ ॥ ਹੋਤ ਪੁਨੀਤ ਕੋਟਿ ਅਪਰਾਧੂ ॥ ਅੰਮ੍ਰਿਤ ਨਾਮੁ ਜਪਹਿ ਮਿਲਿ ਸਾਧੂ ॥ ਪਰਪਚ ਧ੍ਰੋਹ ਮੋਹ ਮਿਟ ਨਾਈ ॥ ਜਾ ਕਉ ਰਾਖਹੁ ਆਪਿ ਗੁਸਾਈ ॥ ਪਾਤਿਸਾਰੁ ਛੜੁ ਸਿਰ ਸੋਊ ॥ ਨਾਨਕ ਦੂਸਰ ਅਵਰੁ ਨ ਕੋਊ ॥੩੭॥

ਪਦ ਅਰਥ :—ਗੁਰਿ—ਗੁਰੂ ਨੇ । ਤਜਿ—ਤਜੈ, ਤਿਆਗ ਦੇਂਦਾ ਹੈ ।੧।

ਪਉੜੀ :—ਪਰਮਿਤਿ—ਮਿਤ ਤੋਂ ਪਰੇ, ਜਿਸ ਦੀ ਹਸਤੀ ਦਾ ਸਹੀ ਅੰਦਾਜ਼ਾ ਨਾਹ ਲਾਇਆ ਜਾ ਸਕੇ । ਪਤਿਤ—(ਵਿਕਾਰਾਂ ਵਿਚ) ਡਿੱਗੇ ਹੋਏ । ਕੋਟਿ ਅਪਰਾਧੂ—ਕ੍ਰੋੜਾਂ ਅਪਰਾਧੀ । ਸਾਧੂ—ਗੁਰੂ । ਮਿਲਿ—ਮਿਲ ਕੇ । ਪਰਪਚ—ਪਰਪੰਚ, ਠੱਗੀ, ਧੋਖਾ । ਮਿਟ—ਮਿਟੈ, ਮਿਟਦਾ ਹੈ । ਨਾਈ—ਪ੍ਰਭੂ ਦੀ ਸਿਫਤਿ-ਸਾਲਾਹ ਦੀ ਰਾਹੀਂ । ਗੁਸਾਈ—ਹੇ ਗੁਸਾਈਂ ! ।੩੭।

ਅਰਥ :—ਜਿਸ ਮਨੁੱਖ ਦੀ ਇੱਜ਼ਤ ਗੁਰੂ ਪਾਰਬ੍ਰਹਮ ਨੇ ਰੱਖ ਲਈ, ਉਸ ਨੇ ਠੱਗੀ ਮੋਹ ਵਿਕਾਰ (ਆਦਿਕ) ਤਿਆਗ ਦਿੱਤੇ । ਹੇ ਨਾਨਕ ! (ਇਸ ਵਾਸਤੇ) ਉਸ ਪਾਰਬ੍ਰਹਮ ਨੂੰ ਸਦਾ ਅਰਾਧਣਾ ਚਾਹੀਦਾ ਹੈ ਜਿਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।੧।

ਪਉੜੀ :—ਹਰੀ ਪ੍ਰਭੂ ਅਪਹੁੰਚ ਹੈ, ਵਿਕਾਰਾਂ ਵਿਚ ਡਿੱਗੇ ਬੰਦਿਆਂ ਨੂੰ ਪਵਿਤ੍ਰ ਕਰਨ ਵਾਲਾ ਹੈ, ਉਸ ਦੀ ਹਸਤੀ ਦਾ ਅੰਦਾਜ਼ਾ ਨਹੀਂ ਲੱਗ ਸਕਦਾ, ਅੰਤ ਨਹੀਂ ਪੈ ਸਕਦਾ । ਕ੍ਰੋੜਾਂ ਹੀ ਉਹ ਅਪਰਾਧੀ ਪਵਿਤ੍ਰ ਹੋ ਜਾਂਦੇ ਹਨ ਜੇਹੜੇ ਗੁਰੂ ਨੂੰ ਮਿਲ ਕੇ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਜਪਦੇ ਹਨ ।

ਹੇ ਸ੍ਰਿਸ਼ਟੀ ਦੇ ਮਾਲਕ ! ਜਿਸ ਮਨੁੱਖ ਦੀ ਤੂੰ ਆਪ ਰੱਖਿਆ ਕਰਦਾ ਹੈਂ, ਤੇਰੀ ਸਿਫਤਿ-ਸਾਲਾਹ ਦੀ ਬਰਕਤਿ ਨਾਲ ਉਸ ਦੇ ਅੰਦਰੋਂ ਠੱਗੀ ਫ਼ਰੇਬ ਮੋਹ ਆਦਿਕ ਵਿਕਾਰ ਮਿਟ ਜਾਂਦੇ ਹਨ ।

ਹੇ ਨਾਨਕ ! ਪ੍ਰਭੂ ਸ਼ਾਹਾਂ ਦਾ ਸ਼ਾਹ ਹੈ, ਉਹੀ ਅਸਲ ਛੱਤਰ-ਧਾਰੀ ਹੈ, ਕੋਈ ਹੋਰ ਦੂਜਾ ਉਸ ਦੀ ਬਰਾਬਰੀ ਕਰਨ ਜੋਗਾ ਨਹੀਂ ਹੈ ।੩੭।

ਸਲੋਕੁ ॥ ਫਾਹੇ ਕਾਟੇ ਮਿਟੇ ਗਵਨ ਫਤਿਹ ਭਈ ਮਨਿ ਜੀਤ ॥ ਨਾਨਕ ਗੁਰ ਤੇ ਥਿਤਿ ਪਾਈ ਫਿਰਨ ਮਿਟੇ ਨਿਤ ਨੀਤ ॥੧॥

ਪਉੜੀ ॥ ਫਠਾ ਫਿਰਤ ਫਿਰਤ ਤੂ ਆਇਆ ॥ ਦੂਲਭ ਦੇਹ ਕਲਿਜੁਗ ਮਹਿ ਪਾਇਆ ॥ ਫਿਰਿ ਇਆ ਅਉਸਰੁ ਚਰੈ ਨ
ਹਾਥਾ ॥ ਨਾਮੁ ਜਪਹੁ ਤਉ ਕਟੀਅਹਿ ਫਾਸਾ ॥ ਫਿਰਿ ਫਿਰਿ ਆਵਨ ਜਾਨੁ ਨ ਹੋਈ ॥ ਏਕਹਿ ਏਕ ਜਪਹੁ ਜਪੁ ਸੋਈ ॥
ਕਰਹੁ ਕ੍ਰਿਪਾ ਪ੍ਰਭ ਕਰਨੈਹਾਰੇ ॥ ਮੇਲਿ ਲੇਹੁ ਨਾਨਕ ਬੇਚਾਰੇ ॥੩੮॥ {ਪੰਨਾ ੨੫੮}

ਪਦ ਅਰਥ :—ਗਵਨ—ਭਟਕਣ । ਫਤਿਹ—ਵਿਕਾਰਾਂ ਤੇ ਜਿੱਤ । ਮਨਿ ਜੀਤ—ਮਨਿ ਜੀਤੈ, ਮਨ ਜਿੱਤਿਆਂ ।
ਥਿਤਿ—ਇਸਥਿਤੀ, ਮਨ ਦੀ ਅਡੋਲਤਾ । ਨਿਤ ਨੀਤ—ਸਦਾ ਲਈ । ਫਿਰਨ—ਜਨਮ ਮਰਨ ਦੇ ਗੇੜ । ੧।

ਪਉੜੀ :—ਕਲਿਜੁਗ ਮਹਿ—{ਨੋਟ :—ਇਥੇ ਜੁਗਾਂ ਦੇ ਨਿਰਨੇ ਦਾ ਜ਼ਿਕਰ ਨਹੀਂ ਹੈ, ਇਥੇ ਭਾਵ ਹੈ—ਜਗਤ ਵਿਚ}
ਸੰਸਾਰ ਵਿਚ । ਇਆ ਅਉਸਰੁ—ਅਜੇਹਾ ਮੌਕਾ । ਕਟੀਅਹਿ—ਕੱਟੇ ਜਾਂਦੇ ਹਨ, ਕੱਟੇ ਜਾਣਗੇ । ਬੇਚਾਰੇ—ਬੇਵੱਸ ਜੀਵ
ਨੂੰ, ਜਿਸ ਦੇ ਵੱਸ ਦੀ ਗੱਲ ਨਹੀਂ । ੩੮।

ਅਰਥ :—ਹੇ ਨਾਨਕ ! ਜੇ ਆਪਣੇ ਮਨ ਨੂੰ ਜਿੱਤ ਲਈਏ, (ਵੱਸ ਵਿਚ ਕਰ ਲਈਏ) ਤਾਂ (ਵਿਕਾਰਾਂ ਉਤੇ) ਜਿੱਤ ਪ੍ਰਾਪਤ
ਹੋ ਜਾਂਦੀ ਹੈ, ਮਾਇਆ ਦੇ ਮੋਹ ਦੇ ਬੰਧਨ ਕੱਟੇ ਜਾਂਦੇ ਹਨ, ਤੇ (ਮਾਇਆ ਪਿਛੇ) ਭਟਕਣਾ ਮੁੱਕ ਜਾਂਦੀ ਹੈ । ਜਿਸ
ਮਨੁੱਖ ਨੂੰ ਗੁਰੂ ਪਾਸੋਂ ਮਨ ਦੀ ਅਡੋਲਤਾ ਮਿਲ ਜਾਂਦੀ ਹੈ, ਉਸ ਦੇ ਜਨਮ ਮਰਨ ਦੇ ਗੇੜ ਸਦਾ ਲਈ ਮੁੱਕ ਜਾਂਦੇ
ਹਨ । ੧।

ਪਉੜੀ :—(ਹੇ ਭਾਈ !) ਤੂੰ ਅਨੇਕਾਂ ਜੂਨਾਂ ਵਿਚ ਭਟਕਦਾ ਆਇਆ ਹੈਂ, ਹੁਣ ਤੈਨੂੰ ਸੰਸਾਰ ਵਿਚ ਇਹ ਮਨੁੱਖਾ ਜਨਮ
ਮਿਲਿਆ ਹੈ ਜੋ ਬੜੀ ਮੁਸ਼ਕਲ ਨਾਲ ਹੀ ਮਿਲਿਆ ਕਰਦਾ ਹੈ । (ਜੇ ਤੂੰ ਹੁਣ ਭੀ ਵਿਕਾਰਾਂ ਦੇ ਬੰਧਨਾਂ ਵਿਚ ਹੀ ਫਸਿਆ
ਰਿਹਾ, ਤਾਂ) ਅਜੇਹਾ (ਸੋਹਣਾ) ਮੌਕਾ ਫਿਰ ਨਹੀਂ ਮਿਲੇਗਾ । (ਹੇ ਭਾਈ !) ਜੇ ਤੂੰ ਪ੍ਰਭੂ ਦਾ ਨਾਮ ਜਪੇਂਗਾ, ਤਾਂ ਮਾਇਆ
ਵਾਲੇ ਸਾਰੇ ਬੰਧਨ ਕੱਟੇ ਜਾਣਗੇ । ਕੇਵਲ ਇਕ ਪਰਮਾਤਮਾ ਦਾ ਜਾਪ ਕਰਿਆ ਕਰ, ਮੁੜ ਮੁੜ ਜਨਮ ਮਰਨ ਦਾ ਗੇੜ
ਨਹੀਂ ਰਹਿ ਜਾਇਗਾ ।

(ਪਰ) ਹੇ ਨਾਨਕ ! (ਪ੍ਰਭੂ ਅੱਗੇ ਅਰਦਾਸ ਕਰ ਤੇ ਆਖ—) ਹੇ ਸਿਰਜਣਹਾਰ ਪ੍ਰਭੂ ! (ਮਾਇਆ-ਗ੍ਰਸੇ ਜੀਵ ਦੇ ਵੱਸ
ਦੀ ਗੱਲ ਨਹੀਂ), ਤੂੰ ਆਪ ਕਿਰਪਾ ਕਰ, ਤੇ ਇਸ ਵਿਚਾਰੇ ਨੂੰ ਆਪਣੇ ਚਰਨਾਂ ਵਿਚ ਜੋੜ ਲੈ । ੩੮।

ਸਲੋਕ ॥ ਬਿਨਉ ਸੁਨਹੁ ਤੁਮ ਪਾਰਬ੍ਰਹਮ ਦੀਨ ਦਇਆਲ ਗੁਪਾਲ ॥ ਸੁਖ ਸੰਪੈ ਬਹੁ ਭੋਗ ਰਸ ਨਾਨਕ ਸਾਧ ਰਵਾਲ
॥੧॥

ਪਉੜੀ ॥ ਬਬਾ ਬ੍ਰਹਮ ਜਾਨਤ ਤੇ ਬ੍ਰਹਮਾ ॥ ਬੈਸਨੋ ਤੇ ਗੁਰਮੁਖਿ ਸੁਚ ਧਰਮਾ ॥ ਬੀਰਾ ਆਪਨ ਬੁਰਾ ਮਿਟਾਵੈ ॥ ਤਾਹੂ
ਬੁਰਾ ਨਿਕਟਿ ਨਹੀ ਆਵੈ ॥ ਬਾਧਿਓ ਆਪਨ ਹਉ ਹਉ ਬੰਧਾ ॥ ਦੋਸੁ ਦੇਤ ਆਗਹ ਕਉ ਅੰਧਾ ॥ ਬਾਤ ਚੀਤ ਸਭ ਰਹੀ
ਸਿਆਨਪ ॥ ਜਿਸਹਿ ਜਨਾਵਹੁ ਸੋ ਜਾਨੈ ਨਾਨਕ ॥੩੯॥ {ਪੰਨਾ ੨੫੮}

ਪਦ ਅਰਥ :—ਬਿਨਉ—ਬੇਨਤ {ਕਿਜਯ} । ਸੰਪੈ—ਧਨ । ਰਵਾਲ—ਚਰਨ-ਧੂੜ । ੧।

ਪਉੜੀ :—ਬ੍ਰਹਮਾ—ਬ੍ਰਾਹਮਣ । ਤੇ—ਉਹ ਬੰਦੇ । ਬੈਸਨੋ—ਖਾਣ ਪੀਣ ਆਦਿਕ ਵਿਚ ਸੁੱਚ ਦੀ ਮਰਯਾਦਾ ਦਾ ਧਿਆਨ
ਰੱਖਣ ਵਾਲੇ । ਸੁਚ—ਆਤਮਕ ਪਵਿਤ੍ਰਤਾ । ਬੀਰਾ—ਸੂਰਮਾ । ਬੁਰਾ—ਦੂਜਿਆਂ ਵਾਸਤੇ ਬੁਰਾਈ, ਦੂਜਿਆਂ ਦਾ ਬੁਰਾ
ਤੱਕਣਾ । ਤਾਹੂ ਨਿਕਟਿ—ਉਸ ਦੇ ਨੇੜੇ । ਬੰਧਾ—ਬੰਧਨ । ਆਗਹ ਕਉ—ਹੋਰਨਾਂ ਨੂੰ, ਅਗਲਿਆਂ ਨੂੰ । ਰਹੀ—ਰਹਿ
ਜਾਂਦੀ ਹੈ, ਪੇਸ਼ ਨਹੀਂ ਜਾਂਦੀ । ੩੯।

ਅਰਥ :—ਹੇ ਨਾਨਕ ! (ਅਰਦਾਸ ਕਰ ਤੇ ਆਖ—) ਹੇ ਪਾਰਬ੍ਰਹਮ ! ਹੇ ਦੀਨਾਂ ਉਤੇ ਦਇਆ ਕਰਨ ਵਾਲੇ ! ਹੇ
ਧਰਤੀ ਦੇ ਪਾਲਣਹਾਰ ! ਮੇਰੀ ਬੇਨਤੀ ਸੁਣ । (ਮੈਨੂੰ ਸੁਮਤਿ ਦੇਹ ਕਿ) ਗੁਰਮੁਖਾਂ ਦੀ ਚਰਨ-ਧੂੜ ਹੀ ਮੈਨੂੰ ਅਨੇਕਾਂ
ਸੁਖਾਂ ਧਨ-ਪਦਾਰਥ ਤੇ ਅਨੇਕਾਂ ਰਸਾਂ ਦੇ ਭੋਗ ਦੇ ਬਰਾਬਰ ਜਾਪੇ । ੧।

ਪਉੜੀ :—ਅਸਲ ਬ੍ਰਾਹਮਣ ਉਹ ਹਨ ਜੋ ਬ੍ਰਹਮ (ਪਰਮਾਤਮਾ) ਨਾਲ ਸਾਂਝ ਪਾਂਦੇ ਹਨ, ਅਸਲ ਵੈਸ਼ਨੋ ਉਹ ਹਨ ਜੋ ਗੁਰੂ ਦੀ ਸ਼ਰਨ ਪੈ ਕੇ ਆਤਮਕ ਪਵਿਤ੍ਰਤਾ ਦੇ ਫ਼ਰਜ਼ ਨੂੰ ਪਾਲਦੇ ਹਨ । ਉਹ ਮਨੁੱਖ ਸੂਰਮਾ ਜਾਣੇ ਜੇਹੜਾ (ਮਿਥੇ ਹੋਏ ਵੈਰੀਆਂ ਦਾ ਖੁਰਾ-ਖੋਜ ਮਿਟਾਣ ਦੇ ਥਾਂ) ਆਪਣੇ ਅੰਦਰੋਂ ਦੂਜਿਆਂ ਦਾ ਬੁਰਾ ਮੰਗਣ ਦੇ ਸੁਭਾਵ ਦਾ ਨਿਸ਼ਾਨ ਮਿਟਾ ਦੇਵੇ । (ਜਿਸ ਨੇ ਇਹ ਕਰ ਲਿਆ) ਦੂਜਿਆਂ ਵਲੋਂ ਚਿਤਵੀ ਬੁਰਾਈ ਉਸ ਦੇ ਨੇੜੇ ਨਹੀਂ ਢੁਕਦੀ । (ਪਰ ਮਨੁੱਖ) ਆਪ ਹੀ ਆਪਣੀ ਹਉਮੈ ਦੇ ਬੰਧਨਾਂ ਵਿਚ ਬੱਝਾ ਰਹਿੰਦਾ ਹੈ (ਤੇ ਦੂਜਿਆਂ ਨਾਲ ਖਹਿੰਦਾ ਹੈ, ਆਪਣੀ ਕੀਤੀ ਵਧੀਕੀ ਦਾ ਖਿਆਲ ਤਕ ਨਹੀਂ ਆਉਂਦਾ, ਕਿਸੇ ਵਿਗਾੜ ਦਾ) ਦੋਸ ਇਹ ਅੰਨ੍ਹਾ ਮਨੁੱਖ ਹੋਰਨਾਂ ਤੇ ਲਾਂਦਾ ਹੈ ।

(ਪਰ) ਹੇ ਨਾਨਕ ! (ਅਜੇਹਾ ਸੁਭਾਵ ਬਨਾਣ ਲਈ) ਨਿਰੀਆਂ ਗਿਆਨ ਦੀਆਂ ਗੱਲਾਂ ਤੇ ਸਿਆਣਪਾਂ ਦੀ ਪੇਸ਼ ਨਹੀਂ ਜਾ ਸਕਦੀ । (ਪ੍ਰਭੂ ਅਗੇ ਅਰਦਾਸ ਕਰ, ਤੇ ਆਖ—) ਹੇ ਪ੍ਰਭੂ ! ਜਿਸ ਨੂੰ ਤੂੰ ਇਸ ਸੁਚੱਜੇ ਜੀਵਨ ਦੀ ਸੂਝ ਬਖਸ਼ਦਾ ਹੈਂ ਉਹੀ ਸਮਝਦਾ ਹੈ ।੩੯।

ਸਲੋਕ ॥ ਭੈ ਭੰਜਨ ਅਘ ਦੂਖ ਨਾਸ ਮਨਹਿ ਅਰਾਧਿ ਹਰੇ ॥ ਸੰਤ ਸੰਗ ਜਿਹ ਰਿਦ ਬਸਿਓ ਨਾਨਕ ਤੇ ਨ ਭ੍ਰਮੇ ॥੧॥

ਪਉੜੀ ॥ ਭਭਾ ਭਰਮੁ ਮਿਟਾਵਹੁ ਅਪਨਾ ॥ ਇਆ ਸੰਸਾਰੁ ਸਗਲ ਹੈ ਸੁਪਨਾ ॥ ਭਰਮੇ ਸੁਰਿ ਨਰ ਦੇਵੀ ਦੇਵਾ ॥ ਭਰਮੇ ਸਿਧ ਸਾਧਿਕ ਬ੍ਰਹਮੇਵਾ ॥ ਭਰਮਿ ਭਰਮਿ ਮਾਨੁਖ ਡਹਕਾਏ ॥ ਦੁਤਰ ਮਹਾ ਬਿਖਮ ਇਹ ਮਾਏ ॥ ਗੁਰਮੁਖਿ ਭ੍ਰਮ ਭੈ ਮੋਹ ਮਿਟਾਇਆ ॥ ਨਾਨਕ ਤੇਹ ਪਰਮ ਸੁਖ ਪਾਇਆ ॥੪੦॥ {ਪੰਨਾ ੨੫੮}

ਪਦ ਅਰਥ :—ਭੰਜਨ—ਤੋੜਨ ਵਾਲਾ । ਅਘ—ਪਾਪ । ਮਨਹਿ—ਮਨ ਵਿਚ । ਹਰੇ—ਹਰੀ ਨੂੰ । ਸੰਗਿ—ਸੰਗ ਵਿਚ । ਜਿਹ—ਜਿਨ੍ਹਾਂ ਦੇ । ਤੇ—ਉਹ ਬੰਦੇ । ਭ੍ਰਮੇ—ਭੁਲੇਖੇ ਵਿਚ ਪਏ ।੧।

ਪਉੜੀ :—ਭਰਮੁ—ਦੌੜ-ਭੱਜ, ਭਟਕਣਾ । ਸਗਲ—ਸਾਰਾ । ਸੁਰਿ—ਸੂਰਗੀ ਜੀਵ । ਸਿਧ—ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ । ਸਾਧਿਕ—ਜੋਗ-ਸਾਧਨ ਕਰਨ ਵਾਲੇ । ਬ੍ਰਹਮੇਵਾ—ਬ੍ਰਹਮਾ ਵਰਗੇ । ਡਹਕਾਏ—ਧੌਖੇ ਵਿਚ ਆਉਂਦੇ ਗਏ । ਦੁਤਰ—ਜਿਸ ਤੋਂ ਪਾਰ ਲੰਘਣਾ ਔਖਾ ਹੋਵੇ । ਮਾਏ—ਮਾਇਆ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਤੇਹ—ਉਹਨਾਂ ਨੇ ।੪੦।

ਅਰਥ :—(ਹੇ ਭਾਈ ! ਸਭ ਪਾਪਾਂ ਦੇ) ਹਰਨ ਵਾਲੇ ਨੂੰ ਆਪਣੇ ਮਨ ਵਿਚ ਯਾਦ ਰੱਖ । ਉਹੀ ਸਾਰੇ ਡਰਾਂ ਦਾ ਦੂਰ ਕਰਨ ਵਾਲਾ ਹੈ, ਉਹੀ ਸਾਰੇ ਪਾਪਾਂ ਦੁੱਖਾਂ ਦਾ ਨਾਸ ਕਰਨ ਵਾਲਾ ਹੈ । ਹੇ ਨਾਨਕ ! ਸਤਸੰਗ ਵਿਚ ਰਹਿ ਕੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਉਹ ਹਰੀ ਆ ਟਿਕਦਾ ਹੈ, ਉਹ ਪਾਪਾਂ ਵਿਕਾਰਾਂ ਦੀ ਭਟਕਣਾ ਵਿਚ ਨਹੀਂ ਪੈਂਦੇ ।੧।

ਪਉੜੀ :—(ਹੇ ਭਾਈ !) ਜਿਵੇਂ ਸੁਪਨਾ ਹੈ (ਜਿਵੇਂ ਸੁਪਨੇ ਵਿਚ ਕਈ ਪਦਾਰਥਾਂ ਨਾਲ ਵਾਹ ਪੈਂਦਾ ਹੈ, ਪਰ ਜਾਗਦਿਆਂ ਹੀ ਉਹ ਸਾਥ ਮੁੱਕ ਜਾਂਦਾ ਹੈ), ਤਿਵੇਂ ਹੀ ਇਸ ਸਾਰੇ ਸੰਸਾਰ ਦਾ ਸਾਥ ਹੈ, ਇਸ ਦੇ ਪਿਛੇ ਭਟਕਣ ਦੀ ਬਾਣ ਮਿਟਾ ਦਿਓ । (ਇਸ ਮਾਇਆ ਦੇ ਚੋਜ-ਤਮਾਸ਼ਿਆਂ ਦੀ ਖਾਤਰ) ਸੁਰਗੀ ਜੀਵ, ਮਨੁੱਖ, ਦੇਵੀ ਦੇਵਤੇ ਖੁਆਰ ਹੁੰਦੇ (ਸੁਣੀਦੇ ਰਹੇ) ਵੱਡੇ ਵੱਡੇ ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਸਾਧਨ ਕਰਨ ਵਾਲੇ ਜੋਗੀ, ਬ੍ਰਹਮਾ ਵਰਗੇ ਭੀ (ਇਹਨਾਂ ਪਿਛੇ) ਭਟਕਦੇ (ਸੁਣੀਦੇ) ਰਹੇ, (ਧਰਤੀ ਦੇ) ਬੰਦੇ (ਮਾਇਕ ਪਦਾਰਥਾਂ ਦੀ ਖਾਤਰ) ਭਟਕ ਭਟਕ ਕੇ ਧੌਖੇ ਵਿਚ ਆਉਂਦੇ ਚਲੇ ਆ ਰਹੇ ਹਨ, ਇਹ ਮਾਇਆ ਇਕ ਐਸਾ ਮਹਾਨ ਔਖਾ (ਸਮੁੰਦਰ) ਹੈ (ਜਿਸ ਵਿਚੋਂ) ਤਰਨਾ ਬਹੁਤ ਹੀ ਕਠਨ ਹੈ ।

ਹੇ ਨਾਨਕ ! ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ (ਮਾਇਆ ਪਿਛੇ) ਭਟਕਣਾ, ਸਹਮ ਤੇ ਮੋਹ (ਆਪਣੇ ਅੰਦਰੋਂ) ਮਿਟਾ ਲਏ, ਉਹਨਾਂ ਨੇ ਸਭ ਤੋਂ ਸ਼੍ਰੇਸ਼ਟ ਆਤਮਕ ਆਨੰਦ ਹਾਸਲ ਕਰ ਲਿਆ ਹੈ ।੪੦।

ਸਲੋਕ ॥ ਮਾਇਆ ਡੋਲੈ ਬਹੁ ਬਿਧੀ ਮਨੁ ਲਪਟਿਓ ਤਿਹ ਸੰਗ ॥ ਮਾਗਨ ਤੇ ਜਿਹ ਤੁਮ ਰਖਹੁ ਸੁ ਨਾਨਕ ਨਾਮਹਿ ਰੰਗ ॥੧॥

ਪਉੜੀ ॥ ਮਮਾ ਮਾਗਨਹਾਰ ਇਆਨਾ ॥ ਦੇਨਹਾਰ ਦੇ ਰਹਿਓ ਸੁਜਾਨਾ ॥ ਜੋ ਦੀਨੋ ਸੋ ਏਕਹਿ ਬਾਰ ॥ ਮਨ ਮੂਰਖ ਕਹ
ਕਰਹਿ ਪੁਕਾਰ ॥ ਜਉ ਮਾਗਹਿ ਤਉ ਮਾਗਹਿ ਬੀਆ ॥ ਜਾ ਤੇ ਕੁਸਲ ਨ ਕਾਹੂ ਬੀਆ ॥ ਮਾਗਨਿ ਮਾਗ ਤ ਏਕਹਿ ਮਾਗ
॥ ਨਾਨਕ ਜਾ ਤੇ ਪਰਹਿ ਪਰਾਗ ॥੪੧॥

ਪਦ ਅਰਥ :—ਮਾਇਆ—ਮਾਇਆ ਵਿਚ, ਮਾਇਆ ਦੀ ਖ਼ਾਤਰ । ਮਾਗਨ ਤੇ—ਮਾਇਆ ਮੰਗਣ ਤੋਂ । ਜਿਹ—ਜਿਸ
ਜੀਵ ਨੂੰ । ਨਾਮਹਿ—ਨਾਮ ਵਿਚ ਹੀ । ਰੰਗ—ਪਿਆਰ ।੧।

ਪਉੜੀ :—ਇਆਨਾ—ਬੇ-ਸਮਝ ਜੀਵ । ਸੁਜਾਨਾ—ਸਭ ਦੇ ਦਿਲ ਦੀ ਜਾਣਨ ਵਾਲਾ । ਜੋ...ਬਾਰ—ਉਸ ਨੇ ਸਭ ਕੁਝ
ਇਕੋ ਵਾਰੀ ਦੇ ਦਿੱਤਾ ਹੋਇਆ ਹੈ, ਉਸ ਦੀਆਂ ਦਿੱਤੀਆਂ ਦਾਤਾਂ ਕਦੇ ਮੁੱਕਣ ਵਾਲੀਆਂ ਨਹੀਂ । ਪੁਕਾਰ—ਗਿਲੇ ।
ਬੀਆ—ਨਾਮ ਤੋਂ ਬਿਨਾ ਹੋਰ ਪਦਾਰਥ ਹੀ । ਕੁਸਲ—ਆਤਮਕ ਸੁਖ । ਕਾਹੂ—ਕਿਸੇ ਨੂੰ ਭੀ । ਪਰਹਿ ਪਰਾਗ—
(ਮਾਇਕ ਪਦਾਰਥਾਂ ਦੀ ਮੰਗ ਤੋਂ) ਪਰਲੇ ਪਾਰ ਲੰਘ ਜਾਏਂ ।੪੧।

ਅਰਥ :—ਮਨੁੱਖ ਦਾ ਮਨ ਕਈ ਤਰੀਕਿਆਂ ਨਾਲ ਮਾਇਆ ਦੀ ਖ਼ਾਤਰ ਹੀ ਡੋਲਦਾ ਰਹਿੰਦਾ ਹੈ, ਮਾਇਆ ਦੇ ਨਾਲ ਹੀ
ਚੰਬੜਿਆ ਰਹਿੰਦਾ ਹੈ । ਹੇ ਨਾਨਕ ! (ਪ੍ਰਭੂ ਅਗੇ ਅਰਦਾਸ ਕਰ ਤੇ ਆਖ—) ਹੇ ਪ੍ਰਭੂ ! ਜਿਸ ਮਨੁੱਖ ਨੂੰ ਤੂੰ ਨਿਰੀ
ਮਾਇਆ ਹੀ ਮੰਗਣ ਤੋਂ ਵਰਜ ਲੈਂਦਾ ਹੈਂ ਉਹ ਤੇਰੇ ਨਾਮ ਵਿਚ ਪਿਆਰ ਪਾ ਲੈਂਦਾ ਹੈ ।੧।

ਪਉੜੀ :—ਬੇ-ਸਮਝ ਜੀਵ ਹਰ ਵੇਲੇ (ਮਾਇਆ ਹੀ ਮਾਇਆ) ਮੰਗਦਾ ਰਹਿੰਦਾ ਹੈ (ਇਹ ਨਹੀਂ ਸਮਝਦਾ ਕਿ) ਸਭ ਦੇ
ਦਿਲਾਂ ਦੀ ਜਾਣਨ ਵਾਲਾ ਦਾਤਾਰ (ਸਭ ਪਦਾਰਥ) ਦੇਈ ਜਾ ਰਿਹਾ ਹੈ । ਹੇ ਮੂਰਖ ਮਨ ! ਤੂੰ ਕਿਉਂ ਸਦਾ ਮਾਇਆ
ਵਾਸਤੇ ਹੀ ਤਰਲੇ ਲੈ ਰਿਹਾ ਹੈਂ ? ਉਸ ਦੀਆਂ ਦਿੱਤੀਆਂ ਦਾਤਾਂ ਤਾਂ ਕਦੇ ਮੁੱਕਣ ਵਾਲੀਆਂ ਹੀ ਨਹੀਂ ਹਨ । (ਹੇ
ਮੂਰਖ !) ਤੂੰ ਜਦੋਂ ਭੀ ਮੰਗਦਾ ਹੈਂ (ਨਾਮ ਤੋਂ ਬਿਨਾ) ਹੋਰ ਹੋਰ ਚੀਜ਼ਾਂ ਹੀ ਮੰਗਦਾ ਰਹਿੰਦਾ ਹੈਂ, ਜਿਨ੍ਹਾਂ ਤੋਂ ਕਦੇ ਕਿਸੇ ਨੂੰ
ਭੀ ਆਤਮਕ ਸੁਖ ਨਹੀਂ ਮਿਲਿਆ ।

ਹੇ ਨਾਨਕ ! (ਆਖ—ਹੇ ਮੂਰਖ ਮਨ !) ਜੇ ਤੂੰ ਮੰਗ ਮੰਗਣੀ ਹੀ ਹੈ ਤਾਂ ਪ੍ਰਭੂ ਦਾ ਨਾਮ ਹੀ ਮੰਗ, ਜਿਸ ਦੀ ਬਰਕਤਿ
ਨਾਲ ਤੂੰ ਮਾਇਕ ਪਦਾਰਥਾਂ ਦੀ ਮੰਗ ਤੋਂ ਪਰਲੇ ਪਾਰ ਲੰਘ ਜਾਏਂ ।੪੧।

ਸਲੋਕ ॥ ਮਤਿ ਪੂਰੀ ਪਰਧਾਨ ਤੇ ਗੁਰ ਪੂਰੇ ਮਨ ਮੰਤ ॥ ਜਿਹ ਜਾਨਿਓ ਪ੍ਰਭੂ ਆਪੁਨਾ ਨਾਨਕ ਤੇ ਭਗਵੰਤ ॥੧॥

ਪਉੜੀ ॥ ਮਮਾ ਜਾਹੂ ਮਰਮੁ ਪਛਾਨਾ ॥ ਭੇਟਤ ਸਾਧ ਸੰਗ ਪਤੀਆਨਾ ॥ ਦੁਖ ਸੁਖ ਉਆ ਕੈ ਸਮਤ ਬੀਚਾਰਾ ॥ ਨਰਕ
ਸੁਰਗ ਰਹਤ ਅਉਤਾਰਾ ॥ ਤਾਹੂ ਸੰਗ ਤਾਹੂ ਨਿਰਲੇਪਾ ॥ ਪੂਰਨ ਘਟ ਘਟ ਪੁਰਖ ਬਿਸੇਖਾ ॥ ਉਆ ਰਸ ਮਹਿ ਉਆਹੂ
ਸੁਖੁ ਪਾਇਆ ॥ ਨਾਨਕ ਲਿਪਤ ਨਹੀ ਤਿਹ ਮਾਇਆ ॥੪੨॥ {ਪੰਨਾ ੨੫੯}

ਪਦ ਅਰਥ :—ਮਤਿ ਪੂਰੀ—ਮੁਕੰਮਲ ਅਕਲ, ਸਹੀ ਜੀਵਨ-ਰਸਤੇ ਦੀ ਪੂਰੀ ਸਮਝ । ਗੁਰ ਪੂਰੇ ਮੰਤ—ਪੂਰੇ ਗੁਰੂ ਦਾ
ਉਪਦੇਸ਼ । ਜਾਨਿਓ—ਜਾਣ ਲਿਆ, ਡੂੰਘੀ ਸਾਂਝ ਪਾ ਲਈ । ਭਗਵੰਤ—ਭਾਗਾਂ ਵਾਲੇ ।੧।

ਪਉੜੀ :—ਜਾਹੂ—ਜਿਸ ਨੇ । ਮਰਮੁ—ਭੇਦ, (ਕਿ ਪ੍ਰਭੂ ਮੇਰੇ ਸਦਾ ਅੰਗ-ਸੰਗ ਹੈ) । ਪਤੀਆਨਾ—ਪਤੀਜ ਜਾਂਦਾ ਹੈ,
ਤਸੱਲੀ ਹੋ ਜਾਂਦੀ ਹੈ । ਸਮਤ—ਸਮਾਨ । ਰਹਤ ਅਉਤਾਰਾ—ਉਤਰਨੋਂ ਰਹਿ ਜਾਂਦਾ ਹੈ, ਪੈਣੋਂ ਬਚ ਜਾਂਦਾ ਹੈ ।
ਤਾਹੂ—ਉਸ ਪ੍ਰਭੂ ਨੂੰ । ਨਿਰਲੇਪ—ਮਾਇਆ ਦੇ ਪ੍ਰਭਾਵ ਤੋਂ ਪਰੇ । ਬਿਸੇਖ—ਖ਼ਾਸ ਤੌਰ ਤੇ । ਉਆਹੂ—ਉਸੇ ਬੰਦੇ
ਨੇ । ਲਿਪਤ ਨਹੀ—ਜ਼ੋਰ ਨਹੀਂ ਪਾਂਦੀ, ਪ੍ਰਭਾਵ ਨਹੀਂ ਪਾਂਦੀ ।੪੨।

ਅਰਥ :—ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪੂਰੇ ਗੁਰੂ ਦਾ ਉਪਦੇਸ਼ ਵੱਸ ਪੈਂਦਾ ਹੈ, ਉਹਨਾਂ ਦੀ ਅਕਲ (ਜੀਵਨ-ਰਾਹ ਦੀ)
ਪੂਰੀ (ਸਮਝ ਵਾਲੀ) ਹੋ ਜਾਂਦੀ ਹੈ, ਉਹ (ਹੋਰਨਾਂ ਨੂੰ ਭੀ ਸਿੱਖਿਆ ਦੇਣ ਵਿਚ) ਮੰਨੇ-ਪਰਮੰਨੇ ਹੋ ਜਾਂਦੇ ਹਨ । ਹੇ
ਨਾਨਕ ! ਜਿਨ੍ਹਾਂ ਨੇ ਪਿਆਰੇ ਪ੍ਰਭੂ ਨਾਲ ਡੂੰਘੀ ਸਾਂਝ ਬਣਾ ਲਈ ਹੈ, ਉਹ ਭਾਗਾਂ ਵਾਲੇ ਹਨ ।੧।

ਪਉੜੀ :—ਜਿਸ ਮਨੁੱਖ ਨੇ ਰੱਬ ਦਾ (ਇਹ) ਭੇਤ ਪਾ ਲਿਆ (ਕਿ ਉਹ ਸਦਾ ਅੰਗ-ਸੰਗ ਹੈ) ਉਹ ਸਾਧ ਸੰਗਤਿ ਵਿਚ ਮਿਲ ਕੇ (ਇਸ ਲੱਭੇ ਭੇਤ ਬਾਰੇ) ਪੂਰਾ ਯਕੀਨ ਬਣਾ ਲੈਂਦਾ ਹੈ । ਉਸ ਦੇ ਹਿਰਦੇ ਵਿਚ ਦੁੱਖ ਤੇ ਸੁਖ ਇਕੋ ਜਿਹੇ ਜਾਪਣ ਲੱਗ ਪੈਂਦੇ ਹਨ (ਕਿਉਂਕਿ ਇਹ ਉਸ ਨੂੰ ਅੰਗ-ਸੰਗ ਵੱਸਦੇ ਪ੍ਰਭੂ ਵਲੋਂ ਆਏ ਦਿੱਸਦੇ ਹਨ, ਇਸ ਵਾਸਤੇ) ਉਹ ਦੁੱਖਾਂ ਤੋਂ ਆਈ ਘਬਰਾਹਟ ਤੇ ਸੁਖਾਂ ਤੋਂ ਆਈ ਬਹੁਤ ਖੁਸ਼ੀ ਵਿਚ ਫਸਣੋਂ ਬਚ ਜਾਂਦਾ ਹੈ । ਉਸ ਨੂੰ ਵਿਆਪਕ ਪ੍ਰਭੂ ਹਰੇਕ ਹਿਰਦੇ ਵਿਚ ਵੱਸਦਾ ਦਿੱਸਦਾ ਹੈ, ਅੰਗ-ਸੰਗ ਭੀ ਦਿੱਸਦਾ ਹੈ ਤੇ ਮਾਇਆ ਦੇ ਪ੍ਰਭਾਵ ਤੋਂ ਪਰੇ ਭੀ ।

ਹੇ ਨਾਨਕ ! (ਵਿਆਪਕਤਾ ਵਾਲੇ ਯਕੀਨ ਤੋਂ ਪੈਦਾ ਹੋਏ) ਆਤਮਕ ਰਸ ਤੋਂ ਉਸ ਨੂੰ ਐਸਾ ਸੁਖ ਮਿਲਦਾ ਹੈ ਕਿ ਮਾਇਆ ਉਸ ਤੇ ਆਪਣਾ ਪ੍ਰਭਾਵ ਨਹੀਂ ਪਾ ਸਕਦੀ ।੪੨।

ਸਲੋਕੁ ॥ ਯਾਰ ਮੀਤ ਸੁਨਿ ਸਾਜਨਹੁ ਬਿਨੁ ਹਰਿ ਛੁਟਨੁ ਨਾਹਿ ॥ ਨਾਨਕ ਤਿਹ ਬੰਧਨ ਕਟੇ ਗੁਰ ਕੀ ਚਰਨੀ ਪਾਹਿ ॥੧॥

ਪਵੜੀ ॥ ਯਯਾ ਜਤਨ ਕਰਤ ਬਹੁ ਬਿਧੀਆ ॥ ਏਕ ਨਾਮ ਬਿਨੁ ਕਹ ਲਉ ਸਿਧੀਆ ॥ ਯਾਹੂ ਜਤਨ ਕਰਿ ਹੋਤ ਛੁਟਾਰਾ ॥ ਉਆਹੂ ਜਤਨ ਸਾਧ ਸੰਗਾਰਾ ॥ ਯਾ ਉਬਰਨ ਧਾਰੈ ਸਭੁ ਕੋਊ ॥ ਉਆਹਿ ਜਪੇ ਬਿਨੁ ਉਬਰ ਨ ਹੋਊ ॥ ਯਾਹੂ ਤਰਨ ਤਾਰਨ ਸਮਰਾਥਾ ॥ ਰਾਖਿ ਲੇਹੁ ਨਿਰਗੁਨ ਨਰਨਾਥਾ ॥ ਮਨ ਬਚ ਕ੍ਰਮ ਜਿਹ ਆਪਿ ਜਨਾਈ ॥ ਨਾਨਕ ਤਿਹ ਮਤਿ ਪ੍ਰਗਟੀ ਆਈ ॥੪੩॥ {ਪੰਨਾ ੨੫੯}

ਪਦ ਅਰਥ :—ਛੁਟਨੁ—ਮਾਇਆ ਦੇ ਬੰਧਨਾਂ ਤੋਂ ਖਲਾਸੀ । ਤਿਹ—ਉਹਨਾਂ ਦੇ । ਪਾਹਿ—ਪੈਂਦੇ ਹਨ ।੧।

ਪਵੜੀ :—ਕਹ ਲਉ—ਕਿਥੋਂ ਤਕ ? ਸਿਧੀਆ—ਸਫਲਤਾ । ਯਾਹੂ—ਜੇਹੜੇ । ਯਾ ਉਬਰਨ—ਜੇਹੜਾ ਬਚਾਉ । ਸਭੁ ਕੋਊ—ਹਰ ਕੋਈ । ਧਾਰੈ—(ਮਨ ਵਿਚ) ਧਾਰਦਾ ਹੈ । ਨਿਰਗੁਨ—ਗੁਣ-ਹੀਨ ।੪੩।

ਅਰਥ :—ਹੇ ਮਿੱਤਰੋ ! ਹੇ ਸੱਜਣੋ ! ਸੁਣੋ । ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਮਾਇਆ ਦੇ ਬੰਧਨਾਂ ਤੋਂ ਖਲਾਸੀ ਨਹੀਂ ਹੁੰਦੀ । ਹੇ ਨਾਨਕ ! ਜੇਹੜੇ ਬੰਦੇ ਗੁਰੂ ਦੀ ਚਰਨੀਂ ਪੈਂਦੇ ਹਨ, ਉਹਨਾਂ ਦੇ (ਮਾਇਆ ਦੇ ਮੋਹ ਦੇ) ਬੰਧਨ ਕੱਟੇ ਜਾਂਦੇ ਹਨ ।੧।

ਪਵੜੀ :—ਮਨੁੱਖ (ਮਾਇਆ ਦੇ ਮੋਹ ਦੇ ਬੰਧਨਾਂ ਤੋਂ ਖਲਾਸੀ ਪਾਣ ਲਈ) ਕਈ ਤਰ੍ਹਾਂ ਦੇ ਜਤਨ ਕਰਦਾ ਹੈ, ਪਰ ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਬਿਲਕੁਲ ਕਾਮਯਾਬੀ ਨਹੀਂ ਹੋ ਸਕਦੀ । ਜੇਹੜੇ ਜਤਨਾਂ ਨਾਲ (ਇਹਨਾਂ ਬੰਧਨਾਂ ਤੋਂ) ਖਲਾਸੀ ਹੋ ਸਕਦੀ ਹੈ, ਉਹ ਜਤਨ ਇਹੀ ਹਨ ਕਿ ਸਾਧ ਸੰਗਤਿ ਕਰੋ । ਹਰ ਕੋਈ (ਮਾਇਆ ਦੇ ਬੰਧਨਾਂ ਤੋਂ) ਬਚਣ ਦੇ ਉਪਰਾਲੇ (ਆਪਣੇ ਮਨ ਵਿਚ) ਧਾਰਦਾ ਹੈ, ਪਰ ਉਸ ਪ੍ਰਭੂ ਦਾ ਨਾਮ ਜਪਣ ਤੋਂ ਬਿਨਾ ਖਲਾਸੀ ਹੋ ਨਹੀਂ ਸਕਦੀ ।

(ਹੇ ਭਾਈ ! ਪ੍ਰਭੂ-ਦਰ ਤੇ ਅਰਦਾਸ ਹੀ ਕਰਨੀ ਚਾਹੀਦੀ ਹੈ ਕਿ) ਹੇ ਜੀਵਾਂ ਦੇ ਨਾਥ ! ਸਾਨੂੰ ਗੁਣ-ਹੀਨਾਂ ਨੂੰ ਬਚਾ ਲੈ, ਤੂੰ ਆਪ ਹੀ ਜੀਵਾਂ ਨੂੰ (ਸੰਸਾਰ-ਸਮੁੰਦਰ ਵਿਚੋਂ) ਤਾਰਨ ਲਈ ਜਹਾਜ਼ ਹੈਂ, ਤੂੰ ਹੀ ਤਾਰਨ ਲਈ ਸਮਰੱਥ ਹੈਂ ।

ਹੇ ਨਾਨਕ ! ਜਿਨ੍ਹਾਂ ਬੰਦਿਆਂ ਦੇ ਮਨ ਵਿਚ ਬਚਨਾਂ ਵਿਚ ਤੇ ਕਰਮਾਂ ਵਿਚ ਪ੍ਰਭੂ ਆਪ (ਮਾਇਆ ਦੇ ਮੋਹ ਤੋਂ ਬਚਣ ਵਾਲੀ) ਸੂਝ ਪੈਦਾ ਕਰਦਾ ਹੈ, ਉਹਨਾਂ ਦੀ ਮਤਿ ਉੱਜਲ ਹੋ ਜਾਂਦੀ ਹੈ (ਤੇ ਉਹ ਬੰਧਨਾਂ ਤੋਂ ਬਚ ਨਿਕਲਦੇ ਹਨ) ।੪੩।

ਸਲੋਕੁ ॥ ਰੋਸੁ ਨ ਕਾਹੂ ਸੰਗ ਕਰਹੁ ਆਪਨ ਆਪੁ ਬੀਚਾਰਿ ॥ ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥੧॥

ਪਉੜੀ ॥ ਰਾਰਾ ਰੇਨ ਹੋਤ ਸਭ ਜਾ ਕੀ ॥ ਤਜਿ ਅਭਿਮਾਨੁ ਛੁਟੈ ਤੇਰੀ ਬਾਕੀ ॥ ਰਣਿ ਦਰਗਹਿ ਤਉ ਸੀਝਹਿ ਭਾਈ ॥ ਜਉ ਗੁਰਮੁਖਿ ਰਾਮ ਨਾਮ ਲਿਵ ਲਾਈ ॥ ਰਹਤ ਰਹਤ ਰਹਿ ਜਾਹਿ ਬਿਕਾਰਾ ॥ ਗੁਰ ਪੂਰੇ ਕੈ ਸਬਦਿ ਅਪਾਰਾ ॥ ਰਾਤੇ ਰੰਗ ਨਾਮ ਰਸ ਮਾਤੇ ॥ ਨਾਨਕ ਹਰਿ ਗੁਰ ਕੀਨੀ ਦਾਤੇ ॥੪੪॥

ਪਦ ਅਰਥ :—ਰੋਸ—ਗੁੱਸਾ । ਆਪਨ ਆਪੁ—ਆਪਣੇ ਆਪ ਨੂੰ । ਨਿਮਾਨਾ—ਧੀਰੇ ਸੁਭਾਵ ਵਾਲਾ । ਜਗਿ—ਜਗਤ ਵਿਚ । ਨਦਰੀ—ਪ੍ਰਭੂ ਦੀ ਮਿਹਰ ਦੀ ਨਜ਼ਰ ਨਾਲ । ੧।

ਪਉੜੀ :—ਰੇਨ—ਚਰਨ-ਧੂੜ । ਸਭ—ਸਾਰੀ ਲੁਕਾਈ । ਜਾ ਕੀ—ਜਿਸ (ਗੁਰੂ) ਦੀ । ਤਜਿ—ਤਿਆਗ । ਬਾਕੀ—(ਮਨ ਵਿਚ ਇਕੱਠੇ ਹੋ ਚੁੱਕੇ ਕ੍ਰੋਧ ਦੇ ਸੰਸਕਾਰਾਂ ਦਾ) ਲੇਖਾ । ਰਣਿ—ਰਣ ਵਿਚ, ਇਸ ਜਗਤ-ਰਣ-ਭੂਮੀ ਵਿਚ । ਦਰਗਹਿ—ਪ੍ਰਭੂ ਦੀ ਹਜ਼ੂਰੀ ਵਿਚ । ਸੀਝਹਿ—ਕਾਮਯਾਬ ਹੋਵੇਂਗਾ । ਜਉ—ਜੇ । ਰਹਤ ਰਹਤ—ਰਹਿੰਦੇ ਰਹਿੰਦੇ, ਸਹਜੇ ਸਹਜੇ । ਰਹਿ ਜਾਹਿ—ਮੁੱਕ ਜਾਂਦੇ ਹਨ । ਸਬਦਿ—ਸ਼ਬਦ ਵਿਚ (ਜੁੜਿਆਂ) । ਅਪਾਰਾ—ਬੇਅੰਤ । ਰਾਤੇ—ਰੰਗੇ ਹੋਏ । ਮਾਤੇ—ਮਸਤ । ਗੁਰਿ—ਗੁਰੂ ਨੇ । ੪੪।

ਅਰਥ :—(ਹੇ ਭਾਈ !) ਕਿਸੇ ਹੋਰ ਨਾਲ ਗੁੱਸਾ ਨਾਹ ਕਰੋ, (ਇਸ ਦੇ ਥਾਂ) ਆਪਣੇ ਆਪ ਨੂੰ ਵਿਚਾਰੋ (ਸੋਧੋ, ਕਿ ਕਿਸੇ ਨਾਲ ਝਗੜਨ ਵਿਚ ਆਪਣਾ ਕੀਹ ਕੀਹ ਦੋਸ ਹੈ) । ਹੇ ਨਾਨਕ ! ਜੇ ਤੂੰ ਜਗਤ ਵਿਚ ਧੀਰੇ ਸੁਭਾਵ ਵਾਲਾ ਬਣ ਕੇ ਰਹੇਂ, ਤਾਂ ਪ੍ਰਭੂ ਦੀ ਮਿਹਰ ਦੀ ਨਜ਼ਰ ਨਾਲ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ ਜਾਇੰਗਾ (ਜਿਸ ਵਿਚ ਕ੍ਰੋਧ ਦੀਆਂ ਬੇਅੰਤ ਲਹਿਰਾਂ ਪੈ ਰਹੀਆਂ ਹਨ) । ੧।

ਪਉੜੀ :—ਸਾਰੀ ਲੋਕਾਈ ਜਿਸ ਗੁਰੂ ਦੀ ਚਰਨ-ਧੂੜ ਹੁੰਦੀ ਹੈ, ਤੂੰ ਭੀ ਉਸ ਦੇ ਅੱਗੇ ਆਪਣੇ ਮਨ ਦਾ ਅਹੰਕਾਰ ਦੂਰ ਕਰ, ਤੇਰੇ ਅੰਦਰੋਂ ਕ੍ਰੋਧ ਦੇ ਸੰਸਕਾਰਾਂ ਦਾ ਲੇਖਾ ਮੁੱਕ ਜਾਏ । ਹੇ ਭਾਈ ! ਇਸ ਜਗਤ-ਰਣ-ਭੂਮੀ ਵਿਚ ਤੇ ਪ੍ਰਭੂ ਦੀ ਹਜ਼ੂਰੀ ਵਿਚ ਤਦੋਂ ਹੀ ਕਾਮਯਾਬ ਹੋਵੇਂਗਾ, ਜਦੋਂ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜੇਂਗਾ । ਪੂਰੇ ਗੁਰੂ ਦੇ ਸ਼ਬਦ ਵਿਚ ਜੁੜਿਆਂ ਬੇਅੰਤ ਵਿਕਾਰ ਸਹਜੇ ਸਹਜੇ ਦੂਰ ਹੋ ਜਾਂਦੇ ਹਨ ।

ਹੇ ਨਾਨਕ ! ਜਿਨ੍ਹਾਂ ਬੰਦਿਆਂ ਨੂੰ ਗੁਰੂ ਨੇ ਹਰੀ-ਨਾਮ ਦੀ ਦਾਤਿ ਦਿੱਤੀ ਹੈ, ਉਹ ਪ੍ਰਭੂ ਦੇ ਨਾਮ ਦੇ ਪਿਆਰ ਵਿਚ ਰੱਤੇ ਰਹਿੰਦੇ ਹਨ, ਉਹ ਹਰੀ-ਨਾਮ ਦੇ ਸੁਆਦ ਵਿਚ ਮਸਤ ਰਹਿੰਦੇ ਹਨ (ਤੇ ਉਹ ਦੂਜਿਆਂ ਨਾਲ ਰੋਸ ਕਰਨ ਦੀ ਥਾਂ ਆਪਣੇ ਆਪ ਦੀ ਸੋਧ ਕਰਦੇ ਹਨ) । ੪੪।

ਸਲੋਕ ॥ ਲਾਲਚ ਝੂਠ ਬਿਖੈ ਬਿਆਧਿ ਇਆ ਦੇਹੀ ਮਹਿ ਬਾਸ ॥ ਹਰਿ ਹਰਿ ਅੰਮ੍ਰਿਤੁ ਗੁਰਮੁਖਿ ਪੀਆ ਨਾਨਕ ਸੂਖਿ ਨਿਵਾਸ ॥੧॥

ਪਉੜੀ ॥ ਲਲਾ ਲਾਵਉ ਅਉਖਧੁ ਜਾਹੂ ॥ ਦੂਖ ਦਰਦ ਤਿਹ ਮਿਟਹਿ ਖਿਨਾਹੂ ॥ ਨਾਮ ਅਉਖਧੁ ਜਿਹ ਰਿਦੈ ਹਿਤਾਵੈ ॥ ਤਾਹਿ ਰੋਗੁ ਸੁਪਨੈ ਨਹੀ ਆਵੈ ॥ ਹਰਿ ਅਉਖਧੁ ਸਭ ਘਟ ਹੈ ਭਾਈ ॥ ਗੁਰ ਪੂਰੇ ਬਿਨੁ ਬਿਧਿ ਨ ਬਨਾਈ ॥ ਗੁਰਿ ਪੂਰੈ ਸੰਜਮੁ ਕਰਿ ਦੀਆ ॥ ਨਾਨਕ ਤਉ ਫਿਰਿ ਦੂਖ ਨ ਥੀਆ ॥੪੫॥ {ਪੰਨਾ ੨੫੯}

ਪਦ ਅਰਥ :—ਬਿਖੈ—ਵਿਸ਼ੇ-ਵਿਕਾਰ । ਬਿਆਧਿ—ਬੀਮਾਰੀਆਂ, ਰੋਗ । ਇਆ—ਇਸ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਸੂਖਿ—ਸੁਖ ਵਿਚ, ਆਤਮਕ ਆਨੰਦ ਵਿਚ । ੧।

ਪਉੜੀ :—ਲਾਵਉ—ਮੈਂ ਲਾਂਦਾ ਹਾਂ, ਮੈਨੂੰ ਯਕੀਨ ਹੈ ਕਿ ਜੇ ਕੋਈ ਵਰਤੇ । ਜਾਹੂ—ਜਿਸ ਨੂੰ । ਤਿਹ—ਉਸ ਦੇ । ਜਿਹ ਰਿਦੈ—ਜਿਸ ਦੇ ਹਿਰਦੇ ਵਿਚ । ਹਿਤਾਵੈ—ਪਿਆਰੀ ਲੱਗੇ । ਅਉਖਧੁ—ਦਵਾਈ । ਸਭ ਘਟ—ਸਾਰੇ ਸਰੀਰਾਂ ਵਿਚ । ਭਾਈ—ਹੇ ਭਾਈ ! ਬਿਧਿ—ਤਰੀਕਾ, ਸਬਬ । ਗੁਰਿ—ਗੁਰੂ ਨੇ । ਸੰਜਮੁ—ਪੱਥ, ਪਰਹੇਜ਼ । ੪੫।

ਅਰਥ :—(ਸਾਧਾਰਨ ਤੌਰ ਤੇ ਸਾਡੇ) ਇਸ ਸਰੀਰ ਵਿਚ ਲਾਲਚ ਝੂਠ ਵਿਕਾਰਾਂ ਤੇ ਰੋਗਾਂ ਦਾ ਹੀ ਜ਼ੋਰ ਰਹਿੰਦਾ ਹੈ; (ਪਰ) ਹੇ ਨਾਨਕ ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਹਰੀ-ਨਾਮ-ਰਸ ਪੀ ਲਿਆ, ਉਹ ਆਤਮਕ ਆਨੰਦ ਵਿਚ ਟਿਕਿਆ ਰਹਿੰਦਾ ਹੈ । ੧।

ਪਉੜੀ :—ਮੈਨੂੰ ਯਕੀਨ ਹੈ ਕਿ ਜਿਸ ਕਿਸੇ ਨੂੰ (ਪ੍ਰਭੂ ਦੇ ਨਾਮ ਦੀ) ਦਵਾਈ ਦਿੱਤੀ ਜਾਏ, ਇਕ ਖਿਨ ਵਿਚ ਹੀ ਉਸ ਦੇ (ਆਤਮਕ) ਦੁੱਖ-ਦਰਦ ਮਿਟ ਜਾਂਦੇ ਹਨ । ਜਿਸ ਮਨੁੱਖ ਨੂੰ ਆਪਣੇ ਹਿਰਦੇ ਵਿਚ ਰੋਗ-ਨਾਸਕ ਪ੍ਰਭੂ-ਨਾਮ ਪਿਆਰਾ ਲੱਗਣ ਲੱਗ ਪਏ, ਸੁਪਨੇ ਵਿਚ ਭੀ ਕੋਈ (ਆਤਮਕ) ਰੋਗ (ਵਿਕਾਰ) ਉਸ ਦੇ ਨੇੜੇ ਨਹੀਂ ਢੁਕਦਾ ।

ਹੇ ਭਾਈ ! ਹਰੀ-ਨਾਮ ਦਵਾਈ ਹਰੇਕ ਹਿਰਦੇ ਵਿਚ ਮੌਜੂਦ ਹੈ, ਪਰ ਪੂਰੇ ਗੁਰੂ ਤੋਂ ਬਿਨਾ (ਵਰਤਣ ਦਾ) ਢੰਗ ਕਾਮਯਾਬ ਨਹੀਂ ਹੁੰਦਾ । ਹੇ ਨਾਨਕ ! ਪੂਰੇ ਗੁਰੂ ਨੇ (ਇਸ ਦਵਾਈ ਦੇ ਵਰਤਣ ਦਾ) ਪਰਹੇਜ਼ ਨੀਅਤ ਕਰ ਦਿੱਤਾ ਹੈ । (ਜੇ ਮਨੁੱਖ ਉਸ ਪਰਹੇਜ਼ ਅਨੁਸਾਰ ਦਵਾਈ ਵਰਤਦਾ ਹੈ) ਉਸ ਨੂੰ ਮੁੜ (ਕੋਈ ਵਿਕਾਰ) ਦੁੱਖ ਪੋਹ ਨਹੀਂ ਸਕਦਾ ।੪੫।

ਸਲੋਕੁ ॥ ਵਾਸੁਦੇਵ ਸਰਬਤ੍ਰ ਮੈ ਊਨ ਨ ਕਤਹੂ ਠਾਇ ॥ ਅੰਤਰਿ ਬਾਹਰਿ ਸੰਗਿ ਹੈ ਨਾਨਕ ਕਾਇ ਦੁਰਾਇ ॥੧॥

ਪਉੜੀ ॥ ਵਵਾ ਵੈਰੁ ਨ ਕਰੀਐ ਕਾਹੂ ॥ ਘਟ ਘਟ ਅੰਤਰਿ ਬ੍ਰਹਮ ਸਮਾਹੂ ॥ ਵਾਸੁਦੇਵ ਜਲ ਥਲ ਮਹਿ ਰਵਿਆ ॥ ਗੁਰ ਪ੍ਰਸਾਦਿ ਵਿਰਲੈ ਹੀ ਗਵਿਆ ॥ ਵੈਰ ਵਿਰੋਧਿ ਮਿਟੇ ਤਿਹ ਮਨ ਤੇ ॥ ਹਰਿ ਕੀਰਤਨੁ ਗੁਰਮੁਖਿ ਜੋ ਸੁਨਤੇ ॥ ਵਰਨ ਚਿਹਨ ਸਗਲਹ ਤੇ ਰਹਤਾ ॥ ਨਾਨਕ ਹਰਿ ਹਰਿ ਗੁਰਮੁਖਿ ਜੋ ਕਹਤਾ ॥੪੬॥ {ਪੰਨਾ ੨੫੯-੨੬੦}

ਪਦ ਅਰਥ :—ਵਾਸੁਦੇਵ—{ਵਾਸੁਦੇਵ ਦਾ ਪੁੱਤ੍ਰ, ਕ੍ਰਿਸ਼ਨ ਜੀ} ਪਰਮਾਤਮਾ । ਊਨ—ਅਣਹੋਂਦ, ਉੱਣਤਾ । ਕਤਹੂ ਠਾਇ—ਕਿਸੇ ਥਾਂ ਵਿਚ । ਕਾਇ ਦੁਰਾਇ—ਕੇਹੜਾ ਲੁਕਾਉ ? ਠਾਉ—ਥਾਂ । ਠਾਇ—ਥਾਂ । ਵਿਚ ।੧।

ਪਉੜੀ :—ਕਾਹੂ—ਕਿਸੇ ਨਾਲ । ਸਮਾਹੂ—ਵਿਆਪਕ ਹੈ । ਰਵਿਆ—ਮੌਜੂਦ ਹੈ । ਗਵਿਆ—ਗਮਨ ਕੀਆ, ਪਹੁੰਚ ਹਾਸਲ ਕੀਤੀ । ਵਰਨ—ਰੰਗ, ਜਾਤਿ-ਪਾਤ । ਚਿਹਨ—ਨਿਸ਼ਾਨ, ਰੂਪ-ਰੇਖ । ਸਗਲਹ ਤੇ—ਸਭ (ਜਾਤਿ-ਪਾਤਿ, ਰੂਪ-ਰੇਖ) ਤੋਂ । ਰਹਤਾ—ਵੱਖਰਾ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । {ਨੋਟ :—ਤੀਜੀ ਚੌਥੀ ਤੁਕ ਦਾ ਅਰਥ ਇਕੱਠਾ ਹੀ ਕਰਨਾ ਹੈ ਤੇ ਚੌਥੀ ਤੁਕ ਤੋਂ ਸ਼ੁਰੂ ਕਰਨਾ ਹੈ} ।੪੬।

ਅਰਥ :—ਹੇ ਨਾਨਕ ! ਪਰਮਾਤਮਾ ਸਭ ਥਾਈਂ ਮੌਜੂਦ ਹੈ, ਕਿਸੇ ਭੀ ਥਾਂ ਵਿਚ ਉਸ ਦੀ ਅਣਹੋਂਦ ਨਹੀਂ ਹੈ । ਸਭ ਜੀਵਾਂ ਦੇ ਅੰਦਰ ਤੇ ਚੁਫੇਰੇ ਪ੍ਰਭੂ ਅੰਗ-ਸੰਗ ਹੈ, (ਉਸ ਤੋਂ) ਕੋਈ ਲੁਕਾਉ ਨਹੀਂ ਹੋ ਸਕਦਾ ।੧।

ਪਉੜੀ :—ਹਰੇਕ ਸਰੀਰ ਵਿਚ ਪਰਮਾਤਮਾ ਸਮਾਇਆ ਹੋਇਆ ਹੈ, (ਇਸ ਵਾਸਤੇ) ਕਿਸੇ ਨਾਲ ਭੀ (ਕੋਈ) ਵੈਰ ਨਹੀਂ ਕਰਨਾ ਚਾਹੀਦਾ । ਪਰਮਾਤਮਾ ਪਾਣੀ ਵਿਚ ਧਰਤੀ ਵਿਚ (ਜ਼ਰੇ ਜ਼ਰੇ ਵਿਚ) ਵਿਆਪਕ ਹੈ, ਪਰ ਕਿਸੇ ਵਿਰਲੇ ਨੇ ਹੀ ਗੁਰੂ ਦੀ ਕਿਰਪਾ ਨਾਲ (ਉਸ ਪ੍ਰਭੂ ਤਕ) ਪਹੁੰਚ ਹਾਸਲ ਕੀਤੀ ਹੈ ।

ਪਰਮਾਤਮਾ ਜਾਤਿ-ਪਾਤਿ, ਰੂਪ-ਰੇਖ ਤੋਂ ਨਿਆਰਾ ਹੈ (ਉਸ ਦੀ ਕੋਈ ਜਾਤਿ-ਪਾਤਿ ਉਸ ਦਾ ਕੋਈ ਰੂਪ-ਰੇਖ ਦੱਸੇ ਨਹੀਂ ਜਾ ਸਕਦੇ) । (ਪਰ) ਹੇ ਨਾਨਕ ! ਜੇ ਜੇ ਮਨੁੱਖ ਗੁਰੂ ਦੀ ਸਰਨ ਪੈ ਕੇ ਉਸ ਹਰੀ ਨੂੰ ਸਿਮਰਦੇ ਹਨ, ਉਸ ਦੀ ਸਿਫਤਿ-ਸਾਲਾਹ ਸੁਣਦੇ ਹਨ, ਉਹਨਾਂ ਦੇ ਮਨ ਵਿਚੋਂ ਵੈਰ ਵਿਰੋਧਿ ਮਿਟ ਜਾਂਦੇ ਹਨ ।੪੬।

ਸਲੋਕੁ ॥ ਹਉ ਹਉ ਕਰਤ ਬਿਹਾਨੀਆ ਸਾਕਤ ਮੁਗਧ ਅਜਾਨ ॥ ਝੜਕਿ ਮੁਏ ਜਿਉ ਤ੍ਰਿਖਾਵੰਤ ਨਾਨਕ ਕਿਰਤਿ ਕਮਾਨ ॥੧॥

ਪਉੜੀ ॥ ਝਾੜਾ ਝਾੜਿ ਮਿਟੈ ਸੰਗਿ ਸਾਧੂ ॥ ਕਰਮ ਧਰਮ ਤਤੁ ਨਾਮ ਅਰਾਧੂ ॥ ਰੂੜੇ ਜੇਹ ਬਸਿਓ ਰਿਦ ਮਾਹੀ ॥ ਉਆ ਕੀ ਝਾੜਿ ਮਿਟਤ ਬਿਨਸਾਹੀ ॥ ਝਾੜਿ ਕਰਤ ਸਾਕਤ ਗਾਵਾਰਾ ॥ ਜੇਹ ਹੀਐ ਅਹੰਬੁਧਿ ਬਿਕਾਰਾ ॥ ਝਾੜਾ ਗੁਰਮੁਖਿ ਝਾੜਿ ਮਿਟਾਈ ॥ ਨਿਮਖ ਮਾਹਿ ਨਾਨਕ ਸਮਝਾਈ ॥੪੭॥ {ਪੰਨਾ ੨੬੦}

ਪਦ ਅਰਥ :—ਹਉ ਹਉ—ਮੈਂ (ਹੀ ਹੋਵਾਂ) ਮੈਂ (ਹੀ ਵੱਡਾ ਬਣਾਂ) । ਸਾਕਤ—ਮਾਇਆ-ਗ੍ਰਸੇ ਜੀਵ । ਮੁਗਧ—ਮੂਰਖ । ਝੜਕਿ—(ਹਉਮੈ ਦਾ ਕੰਡਾ) ਚੁਭ ਚੁਭ ਕੇ । ਮੁਏ—ਆਤਮਕ ਮੌਤੇ ਮਰਦੇ ਹਨ, ਆਤਮਕ ਆਨੰਦ ਗਵਾ ਲੈਂਦੇ ਹਨ । ਤ੍ਰਿਖਾਵੰਤ—ਤਿਹਾਇਆ । ਕਿਰਤਿ—ਕਿਰਤ ਅਨੁਸਾਰ । ਕਿਰਤਿ ਕਮਾਨ—ਕਮਾਈ ਹੋਈ ਕਿਰਤ ਅਨੁਸਾਰ, ਹਉਮੈ ਦੇ ਆਸਰੇ ਕੀਤੇ ਕਰਮਾਂ ਅਨੁਸਾਰ ।੧।

ਪਉੜੀ :—ਝਾੜਿ—ਰੜਕ, ਚੋਭ, ਖਹ-ਖਹ । ਸਾਧੂ—ਗੁਰੂ । ਕਰਮ ਧਰਮ ਤਤੁ—ਧਾਰਮਿਕ ਕੰਮਾਂ ਦਾ ਤੱਤ । ਰੂੜੋ—ਸੁੰਦਰ ਹਰੀ । ਜੇਹ—ਜਿਸ ਦੇ । ਬਿਨਸਾਹੀ—ਨਾਸ ਹੋ ਜਾਂਦੀ ਹੈ । ਹੀਐ—ਹਿਰਦੇ ਵਿਚ । ਅਹੰਬੁਧਿ ਵਿਕਾਰਾ—ਮੈਂ ਵੱਡਾ ਬਣ ਜਾਵਾਂ—ਇਸ ਸਮਝ ਅਨੁਸਾਰ ਕੀਤੇ ਮਾੜੇ ਕੰਮ ।੪੭।

ਅਰਥ :—ਮਾਇਆ-ਗ੍ਰਸੇ ਮੂਰਖ ਬੇਸਮਝ ਮਨੁੱਖਾਂ ਦੀ ਉਮਰ ਇਸੇ ਵਹਣ ਵਿਚ ਬੀਤ ਜਾਂਦੀ ਹੈ ਕਿ ਮੈਂ ਹੀ ਵੱਡਾ ਹੋਵਾਂ, ਮੈਂ ਹੀ ਹੋਵਾਂ । ਹੇ ਨਾਨਕ ! ਹਉਮੈ ਦੇ ਆਸਰੇ ਕੀਤੇ ਕੰਮਾਂ (ਦੇ ਸੰਸਕਾਰਾਂ) ਦੇ ਕਾਰਨ, ਹਉਮੈ ਦਾ ਕੰਡਾ ਚੁਭ ਚੁਭ ਕੇ ਹੀ ਉਹਨਾਂ ਦੀ ਆਤਮਕ ਮੌਤ ਹੋ ਜਾਂਦੀ ਹੈ, ਜਿਵੇਂ ਕੋਈ ਤ੍ਰਿਹਾਇਆ (ਪਾਣੀ ਖੁਣੋਂ ਮਰਦਾ ਹੈ, ਉਹ ਆਤਮਕ ਸੁਖ ਬਾਝੋਂ ਤੜਫਦੇ ਹਨ) ।੧।

ਪਉੜੀ :—(ਮਨੁੱਖ ਦੇ ਅੰਦਰੋਂ ਹਉਮੈ ਦੇ ਕੰਡੇ ਦੀ) ਚੋਭ ਗੁਰੂ ਦੀ ਸੰਗਤਿ ਵਿਚ ਹੀ ਮਿਟਦੀ ਹੈ (ਕਿਉਂਕਿ ਸੰਗਤਿ ਵਿਚ ਪ੍ਰਭੂ ਦਾ ਨਾਮ ਮਿਲਦਾ ਹੈ ਤੇ) ਹਰੀ-ਨਾਮ ਦਾ ਸਿਮਰਨ ਸਾਰੇ ਧਾਰਮਿਕ ਕਰਮਾਂ ਦਾ ਨਿਚੋੜ ਹੈ । ਜਿਸ ਮਨੁੱਖ ਦੇ ਹਿਰਦੇ ਵਿਚ ਸੋਹਣਾ ਪ੍ਰਭੂ ਆ ਵੱਸੇ, ਉਸ ਦੇ ਅੰਦਰੋਂ ਹਉਮੈ ਦੇ ਕੰਡੇ ਦੀ ਚੋਭ ਜ਼ਰੂਰ ਨਾਸ ਹੋ ਜਾਂਦੀ ਹੈ, ਮਿਟ ਜਾਂਦੀ ਹੈ । ਇਹ ਹਉਮੈ ਵਾਲੀ ਰੜਕ (ਆਪਣੇ ਅੰਦਰ) ਉਹੀ ਮੂਰਖ ਮਾਇਆ-ਗ੍ਰਸੇ ਬੰਦੇ ਕਾਇਮ ਰੱਖਦੇ ਹਨ, ਜਿਨ੍ਹਾਂ ਦੇ ਹਿਰਦੇ ਵਿਚ ਹਉਮੈ ਵਾਲੀ ਬੁੱਧੀ ਤੋਂ ਉਪਜੇ ਭੈੜ ਟਿਕੇ ਰਹਿੰਦੇ ਹਨ ।

(ਪਰ) ਹੇ ਨਾਨਕ ! ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਹਉਮੈ ਵਾਲੀ ਚੋਭ ਦੂਰ ਕਰ ਲਈ, ਉਹਨਾਂ ਨੂੰ ਗੁਰੂ ਅੱਖ ਦੇ ਇਕ ਫੇਰ ਵਿਚ ਹੀ ਆਤਮਕ ਆਨੰਦ ਦੀ ਝਲਕ ਵਿਖਾ ਦੇਂਦਾ ਹੈ ।੪੮।

ਸਲੋਕੁ ॥ ਸਾਧੂ ਕੀ ਮਨ ਓਟ ਗਹੁ ਉਕਤਿ ਸਿਆਨਪ ਤਿਆਗੁ ॥ ਗੁਰ ਦੀਖਿਆ ਜਿਹ ਮਨਿ ਬਸੈ ਨਾਨਕ ਮਸਤਕਿ ਭਾਗੁ ॥੧॥

ਪਉੜੀ ॥ ਸਸਾ ਸਰਨਿ ਪਰੇ ਅਬ ਹਾਰੇ ॥ ਸਾਸੜ੍ਹ ਸਿਮ੍ਰਿਤਿ ਬੇਦ ਪੁਕਾਰੇ ॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਜਨ ਨਹੀ ਛੁਟਕਾਰਾ ॥ ਸਾਸਿ ਸਾਸਿ ਹਮ ਭੂਲਨਹਾਰੇ ॥ ਤੁਮ ਸਮਰਥ ਅਗਨਤ ਅਪਾਰੇ ॥ ਸਰਨਿ ਪਰੇ ਕੀ ਰਾਖੁ ਦਇਆਲਾ ॥ ਨਾਨਕ ਤੁਮਰੇ ਬਾਲ ਗੁਪਾਲਾ ॥੪੮॥

ਪਦ ਅਰਥ :—ਸਾਧੂ—ਗੁਰੂ । ਮਨ—ਹੇ ਮਨ ! ਗਹੁ—ਫੜ । ਉਕਤਿ—ਦਲੀਲ-ਬਾਜ਼ੀ । ਦੀਖਿਆ—ਸਿੱਖਿਆ । ਜਿਹ ਮਨਿ—ਜਿਸ ਦੇ ਮਨ ਵਿਚ । ਮਸਤਕਿ—ਮੱਥੇ ਉਤੇ । ਭਾਗੁ—ਚੰਗਾ ਲੇਖ ।੧।

ਪਉੜੀ :—ਹਾਰੇ—ਹਾਰਿ, ਹਾਰ ਕੇ । ਸਾਸੜ੍ਹ—ਹਿੰਦੂ ਫਿਲਾਸਫੀ ਦੇ ਛੇ ਪੁਸਤਕ—ਸਾਂਖ, ਜੋਗ, ਨਿਆਇ, ਮੀਮਾਂਸਾ, ਵੈਸ਼ੇਸ਼ਕ, ਵੇਦਾਂਤ । ਛੁਟਕਾਰਾ—(ਮਾਇਆ ਦੇ ਮੋਹ ਤੋਂ) ਖਲਾਸੀ । ਗੁਪਾਲਾ—ਹੇ ਗੋਪਾਲ ! ਹੇ ਧਰਤੀ ਦੇ ਸਾਈਂ ! ।੪੮।

ਅਰਥ :—ਹੇ ਮਨ ! (ਜੇ ਹਉਮੈ ਦੀ ਚੋਭ ਤੋਂ ਬਚਣਾ ਹੈ, ਤਾਂ) ਗੁਰੂ ਦਾ ਆਸਰਾ ਲੈ, ਆਪਣੀਆਂ ਦਲੀਲ-ਬਾਜ਼ੀਆਂ ਤੇ ਸਿਆਣਪਾਂ ਛੱਡ । ਹੇ ਨਾਨਕ ! ਜਿਸ ਮਨੁੱਖ ਦੇ ਮਨ ਵਿਚ ਗੁਰੂ ਦੀ ਸਿੱਖਿਆ ਵੱਸ ਪੈਂਦੀ ਹੈ, ਉਸ ਦੇ ਮੱਥੇ ਉਤੇ ਚੰਗਾ ਲੇਖ (ਉਪਯੋਗਿਕ ਸਮਝ) ।੧।

ਪਉੜੀ :—ਹੇ ਧਰਤੀ ਦੇ ਸਾਈਂ ! (ਹਉਮੈ ਦੀ ਚੋਭ ਤੋਂ ਬਚਣ ਲਈ ਅਨੇਕਾਂ ਚਤੁਰਾਈਆਂ ਸਿਆਣਪਾਂ ਕੀਤੀਆਂ, ਪਰ ਕੁਝ ਨ ਬਣਿਆ, ਹੁਣ) ਹਾਰ ਕੇ ਤੇਰੀ ਸਰਨ ਪਏ ਹਾਂ । (ਪੰਡਿਤ ਲੋਕ) ਸਿਮ੍ਰਿਤੀਆਂ ਸਾਸੜ੍ਹ ਵੇਦ (ਆਦਿਕ ਧਰਮ-ਪੁਸਤਕ) ਉੱਚੀ ਉੱਚੀ ਪੜ੍ਹਦੇ ਹਨ । ਪਰ ਬਹੁਤ ਵਿਚਾਰ ਵਿਚਾਰ ਕੇ ਇਸੇ ਨਤੀਜੇ ਤੇ ਅਪੜੀਦਾ ਹੈ ਕਿ ਹਰੀ-ਨਾਮ ਦੇ ਸਿਮਰਨ ਤੋਂ ਬਿਨਾ (ਹਉਮੈ ਦੀ ਚੋਭ ਤੋਂ) ਖਲਾਸੀ ਨਹੀਂ ਹੋ ਸਕਦੀ ।

ਹੇ ਗੁਪਾਲ ! ਅਸੀਂ ਜੀਵ ਸੁਆਸ ਸੁਆਸ ਭੁੱਲਾਂ ਕਰਦੇ ਹਾਂ । ਤੂੰ ਸਾਡੀਆਂ ਭੁੱਲਾਂ ਨੂੰ ਬਖਸ਼ਣ-ਜੋਗ ਹੈਂ, ਤੇਰੇ ਗੁਣ ਗਿਣੇ ਨਹੀਂ ਜਾ ਸਕਦੇ, ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ ।

ਹੇ ਨਾਨਕ ! (ਪ੍ਰਭੂ ਅੱਗੇ ਅਰਦਾਸ ਕਰ, ਤੇ ਆਖ—) ਹੇ ਗੋਪਾਲ ! ਅਸੀ ਤੇਰੇ ਬੱਚੇ ਹਾਂ, ਹੇ ਦਿਆਲ ! ਸਰਨ ਪਿਆਂ ਦੀ ਲਾਜ ਰੱਖ (ਤੇ ਸਾਨੂੰ ਹਉਮੈ ਦੇ ਕੰਡੇ ਦੀ ਚੋਭ ਤੋਂ ਬਚਾਈ ਰੱਖ) ।੪੮।

ਸਲੋਕੁ ॥ ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗੁ ॥ ਨਾਨਕ ਦ੍ਰਿਸਟੀ ਆਇਆ ਉਸਤਤਿ ਕਰਨੈ ਜੋਗੁ ॥੧॥

ਪਉੜੀ ॥ ਖਖਾ ਖਰਾ ਸਰਾਹਉ ਤਾਹੂ ॥ ਜੋ ਖਿਨ ਮਹਿ ਊਨੇ ਸੁਭਰ ਭਰਾਹੂ ॥ ਖਰਾ ਨਿਮਾਨਾ ਹੋਤ ਪਰਾਨੀ ॥ ਅਨਦਿਨੁ ਜਾਪੈ ਪ੍ਰਭ ਨਿਰਬਾਨੀ ॥ ਭਾਵੈ ਖਸਮ ਤ ਉਆ ਸੁਖੁ ਦੇਤਾ ॥ ਪਾਰਬ੍ਰਹਮੁ ਐਸੋ ਆਗਨਤਾ ॥ ਅਸੰਖ ਖਤੇ ਖਿਨ ਬਖਸਨਹਾਰਾ ॥ ਨਾਨਕ ਸਾਹਿਬੁ ਸਦਾ ਦਇਆਰਾ ॥੪੯॥

ਪਦ ਅਰਥ :—ਖੁਦ—ਖੁਦ, ਮੈਂ ਆਪ, ਹਉ । ਖੁਦੀ—ਮੈਂ ਮੈਂ ਵਾਲਾ ਸੁਭਾਉ, ਹਉਮੈ । ਅਰੋਗ—ਨਿਰੋਆ । ਦ੍ਰਿਸਟੀ ਆਇਆ—ਦਿੱਸ ਪੈਂਦਾ ਹੈ । ਉਸਤਤਿ ਕਰਨੈ ਜੋਗ—ਜੋ ਸਚ-ਮੁਚ ਵਡਿਆਈ ਦਾ ਹੱਕਦਾਰ ਹੈ ।੧।

ਪਉੜੀ :—ਖਰਾ—ਚੰਗੀ ਤਰ੍ਹਾਂ । ਸਰਾਹਉ—ਸਰਾਹਉਂ, ਮੈਂ ਸਲਾਹੁੰਦਾ ਹਾਂ । ਊਨੇ—ਖਾਲੀ । ਸੁਭਰ—ਨਕਾ-ਨਕ । ਨਿਮਾਨਾ—ਨਿਰ-ਅਹੰਕਾਰ । ਪਰਾਨੀ—ਜੀਵ । ਜਾਪੈ—ਜਾਪਦਾ ਹੈ । ਨਿਰਬਾਨੀ—ਵਾਸਨਾ ਤੋਂ ਰਹਿਤ । ਭਾਵੈ ਖਸਮ—ਖਸਮ ਨੂੰ ਚੰਗਾ ਲੱਗਦਾ ਹੈ । ਆਗਨਤਾ—ਬੇਅੰਤ । ਅਸੰਖ—ਅਣਗਿਣਤ, ਜਿਨ੍ਹਾਂ ਦੀ ਸੰਖਿਆ (ਗਿਣਤੀ) ਨ ਹੋ ਸਕੇ । ਖਤੇ—ਪਾਪ । ਦਇਆਰਾ—ਦਿਆਲ ।੪੮।

ਅਰਥ :—ਜਦੋਂ ਮਨੁੱਖ ਦੀ ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਇਸ ਨੂੰ ਆਤਮਕ ਆਨੰਦ ਮਿਲਦਾ ਹੈ (ਜਿਸ ਦੀ ਬਰਕਤਿ ਨਾਲ) ਇਸ ਦਾ ਮਨ ਤੇ ਤਨ ਨਰੋਏ ਹੋ ਜਾਂਦੇ ਹਨ । ਹੇ ਨਾਨਕ ! (ਹਉਮੈ ਮਿਟਿਆਂ ਹੀ) ਮਨੁੱਖ ਨੂੰ ਉਹ ਪਰਮਾਤਮਾ (ਹਰ ਥਾਂ) ਦਿੱਸ ਪੈਂਦਾ ਹੈ ਜੋ ਸਚ-ਮੁਚ ਸਿਫਤਿ-ਸਾਲਾਹ ਦਾ ਹੱਕਦਾਰ ਹੈ ।੧।

ਪਉੜੀ :—ਮੈਂ ਉਸ ਪ੍ਰਭੂ ਦੀ ਸਿਫਤਿ-ਸਾਲਾਹ ਮਨ ਲਾ ਕੇ ਕਰਦਾ ਹਾਂ, ਜੋ ਇਕ ਖਿਣ ਵਿਚ ਉਹਨਾਂ (ਹਿਰਦਿਆਂ) ਨੂੰ (ਭਲੇ ਗੁਣਾਂ ਨਾਲ) ਨਕਾ-ਨਕ ਭਰ ਦੇਂਦਾ ਹੈ ਜੋ ਪਹਿਲਾਂ (ਗੁਣਾਂ ਤੋਂ) ਸੱਖਣੇ ਸਨ । (ਖੁਦੀ ਮਿਟਾ ਕੇ ਜਦੋਂ) ਮਨੁੱਖ ਚੰਗੀ ਤਰ੍ਹਾਂ ਨਿਰ-ਅਹੰਕਾਰ ਹੋ ਜਾਂਦਾ ਹੈ ਤਾਂ ਹਰ ਵੇਲੇ ਵਾਸਨਾ-ਰਹਿਤ ਪਰਮਾਤਮਾ ਨੂੰ ਸਿਮਰਦਾ ਹੈ । (ਇਸ ਤਰ੍ਹਾਂ) ਮਨੁੱਖ ਖਸਮ-ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਪ੍ਰਭੂ ਉਸ ਨੂੰ ਆਤਮਕ ਸੁਖ ਬਖਸ਼ਦਾ ਹੈ ।

ਹੇ ਨਾਨਕ ! ਪਾਰਬ੍ਰਹਮ ਬੜਾ ਬੇਅੰਤ ਹੈ (ਬੇ-ਪਰਵਾਹ ਹੈ), ਮਾਲਕ-ਪ੍ਰਭੂ ਸਦਾ ਹੀ ਦਇਆ ਕਰਨ ਵਾਲਾ ਹੈ, ਉਹ ਜੀਵਾਂ ਦੇ ਅਣਗਿਣਤ ਹੀ ਪਾਪ ਖਿਣ ਵਿਚ ਬਖਸ਼ ਦੇਂਦਾ ਹੈ ।੪੯।

ਸਲੋਕੁ ॥ ਸਤਿ ਕਹਉ ਸੁਨਿ ਮਨ ਮੇਰੇ ਸਰਨਿ ਪਰਹੁ ਹਰਿ ਰਾਇ ॥ ਉਕਤਿ ਸਿਆਨਪ ਸਗਲ ਤਿਆਗਿ ਨਾਨਕ ਲਏ ਸਮਾਇ ॥੧॥

ਪਉੜੀ ॥ ਸਸਾ ਸਿਆਨਪ ਛਾਡੁ ਇਆਨਾ ॥ ਹਿਕਮਤਿ ਹੁਕਮਿ ਨ ਪ੍ਰਭੁ ਪਤੀਆਨਾ ॥ ਸਹਸ ਭਾਤਿ ਕਰਹਿ ਚਤੁਰਾਈ ॥ ਸੰਗਿ ਤੁਹਾਰੈ ਏਕ ਨ ਜਾਈ ॥ ਸੋਊ ਸੋਊ ਜਪਿ ਦਿਨ ਰਾਤੀ ॥ ਰੇ ਜੀਅ ਚਲੈ ਤੁਹਾਰੈ ਸਾਥੀ ॥ ਸਾਧ ਸੇਵਾ ਲਾਵੈ ਜਿਹ ਆਪੈ ॥ ਨਾਨਕ ਤਾ ਕਉ ਦੂਖੁ ਨ ਬਿਆਪੈ ॥੫੦॥ {ਪੰਨਾ ੨੬੦}

ਪਦ ਅਰਥ :—ਸਤਿ—ਸੱਚ । ਕਹਉ—ਕਹਉਂ, ਮੈਂ ਆਖਦਾ ਹਾਂ । ਮਨ—ਹੇ ਮਨ ! ਉਕਤਿ—ਦਲੀਲ-ਬਾਜ਼ੀ ।੧।

ਪਉੜੀ :—ਇਆਨਾ—ਹੇ ਅੰਵਾਣ ! ਹਿਕਮਤਿ—ਚਲਾਕੀ ਨਾਲ । ਹੁਕਮਿ—ਹੁਕਮ ਦੀ ਰਾਹੀਂ । ਸਹਸ—ਹਜ਼ਾਰਾਂ । ਸੋਊ—ਉਸ ਪ੍ਰਭੂ ਨੂੰ ਹੀ । ਰੇ ਜੀਅ—ਹੇ ਜਿੰਦੇ ! ਸਾਧ—ਗੁਰੂ । ਜਿਹ—ਜਿਸ ਨੂੰ । ਨ ਬਿਆਪੈ—ਜ਼ੋਰ ਨਹੀਂ ਪਾ ਸਕਦਾ ।੫੦।

ਅਰਥ :—ਹੇ ਮੇਰੇ ਮਨ ! ਮੈਂ ਤੈਨੂੰ ਸੱਚੀ ਗੱਲ ਦੱਸਦਾ ਹਾਂ, (ਇਸ ਨੂੰ) ਸੁਣ । ਪਰਮਾਤਮਾ ਦੀ ਸਰਨ ਪਉ । ਹੇ ਨਾਨਕ ! ਸਾਰੀਆਂ ਦਲੀਲ-ਬਾਜ਼ੀਆਂ ਤੇ ਸਿਆਣਪਾਂ ਛੱਡ ਦੇ, (ਸਰਲ ਸੁਭਾਵ ਹੋ ਕੇ ਆਸਰਾ ਲਏਂਗਾ, ਤਾਂ) ਪ੍ਰਭੂ ਤੈਨੂੰ ਆਪਣੇ ਚਰਨਾਂ ਵਿਚ ਜੋੜ ਲਏਗਾ ।੧।

ਪਉੜੀ :—ਹੇ ਮੇਰੇ ਅੰਵਾਣ ਮਨ ! ਚਲਾਕੀਆਂ ਛੱਡ । ਪਰਮਾਤਮਾ ਚਲਾਕੀਆਂ ਨਾਲ ਤੇ ਹੁਕਮ ਕੀਤਿਆਂ (ਭਾਵ, ਆਕੜ ਵਿਖਾਇਆਂ) ਖੁਸ਼ ਨਹੀਂ ਹੁੰਦਾ । ਜੇ ਤੂੰ ਹਜ਼ਾਰਾਂ ਕਿਸਮਾਂ ਦੀਆਂ ਚਲਾਕੀਆਂ ਭੀ ਕਰੇਂਗਾ, ਇੱਕ ਚਲਾਕੀ ਭੀ ਤੇਰੀ ਮਦਦ ਨਹੀਂ ਕਰ ਸਕੇਗੀ (ਪ੍ਰਭੂ ਦੀ ਹਜ਼ੂਰੀ ਵਿਚ ਤੇਰੇ ਨਾਲ ਨਹੀਂ ਜਾਇਗੀ, ਮੰਨੀ ਨਹੀਂ ਜਾ ਸਕੇਗੀ) । ਹੇ ਮੇਰੀ ਜਿੰਦੇ ! ਬੱਸ ! ਉਸ ਪ੍ਰਭੂ ਨੂੰ ਹੀ ਦਿਨ ਰਾਤ ਯਾਦ ਕਰਦੀ ਰਹੁ, ਪ੍ਰਭੂ ਦੀ ਯਾਦ ਨੇ ਹੀ ਤੇਰੇ ਨਾਲ ਜਾਣਾ ਹੈ ।

(ਪਰ ਇਹ ਸਿਮਰਨ ਉਹੀ ਕਰ ਸਕਦਾ ਹੈ ਜਿਸ ਨੂੰ ਪ੍ਰਭੂ ਆਪ ਗੁਰੂ ਦੇ ਦਰ ਤੇ ਲਿਆਵੇ) ਹੇ ਨਾਨਕ ! ਜਿਸ ਮਨੁੱਖ ਨੂੰ ਪ੍ਰਭੂ ਆਪ ਗੁਰੂ ਦੀ ਸੇਵਾ ਵਿਚ ਜੋੜਦਾ ਹੈ, ਉਸ ਉਤੇ ਕੋਈ ਦੁੱਖ-ਕਲੇਸ਼ ਜ਼ੋਰ ਨਹੀਂ ਪਾ ਸਕਦਾ ।੫੦।

ਸਲੋਕੁ ॥ ਹਰਿ ਹਰਿ ਮੁਖ ਤੇ ਬੋਲਨਾ ਮਨਿ ਵੂਠੈ ਸੁਖੁ ਹੋਇ ॥ ਨਾਨਕੁ ਸਭ ਮਹਿ ਰਵਿ ਰਹਿਆ ਥਾਨ ਥਨੰਤਰਿ ਸੋਇ ॥੧॥

ਪਉੜੀ ॥ ਹੇਰਉ ਘਟਿ ਘਟਿ ਸਗਲ ਕੈ ਪੂਰਿ ਰਹੇ ਭਗਵਾਨ ॥ ਹੋਵਤ ਆਏ ਸਦ ਸਦੀਵ ਦੁਖ ਭੰਜਨ ਗੁਰ ਗਿਆਨ ॥ ਹਉ ਛੁਟਕੈ ਹੋਇ ਅਨੰਦੁ ਤਿਹ ਹਉ ਨਾਹੀ ਤਹ ਆਪਿ ॥ ਹਤੇ ਦੁਖ ਜਨਮਹ ਮਰਨ ਸੰਤ ਸੰਗ ਪਰਤਾਪ ॥ ਹਿਤ ਕਰਿ ਨਾਮ ਦ੍ਰਿੜੈ ਦਇਆਲਾ ॥ ਸੰਤਹ ਸੰਗਿ ਹੋਤ ਕਿਰਪਾਲਾ ॥ ਓਰੈ ਕਛੁ ਨ ਕਿਨਹੂ ਕੀਆ ॥ ਨਾਨਕੁ ਸਭੁ ਕਛੁ ਪ੍ਰਭ ਤੇ ਹੁਆ ॥੫੧॥

ਪਦ ਅਰਥ :—ਮਨਿ ਵੂਠੈ—ਜੇ ਮਨ ਵਿਚ ਵੱਸ ਪਏ । ਰਵਿ ਰਹਿਆ—ਵਿਆਪਕ ਹੈ । ਥਾਨ ਥਨੰਤਰਿ—ਥਾਨ ਥਾਨ ਅੰਤਰਿ, ਹਰੇਕ ਥਾਂ ਦੇ ਅੰਦਰ ।੧।

ਪਉੜੀ :—ਹੇਰਉ—ਹੇਰਉਂ, ਮੈਂ ਵੇਖਦਾ ਹਾਂ । ਘਟਿ ਘਟਿ—ਹਰੇਕ ਘਟ ਵਿਚ । ਗੁਰ ਗਿਆਨ—ਗੁਰੂ ਦਾ ਗਿਆਨ (ਇਹ ਦੱਸਦਾ ਹੈ) । ਹਉ—ਹਉਮੈ । ਤਿਹ ਹਉ—ਉਸ ਮਨੁੱਖ ਦੀ ਹਉਮੈ । ਤਹ—ਉਥੇ, ਉਸ ਦੇ ਅੰਦਰ । ਹਤੇ—ਨਾਸ ਹੋ ਗਏ । ਹਿਤ—ਪਿਆਰ, ਪ੍ਰੇਮ । ਸੰਤਹ ਸੰਗਿ—ਸੰਤ ਜਨਾਂ ਦੀ ਸੰਗਤਿ ਵਿਚ । ਓਰੈ—ਪਰਮਾਤਮਾ ਤੋਂ ਉਰੇ ।੫੧।

ਅਰਥ :—ਹੇ ਨਾਨਕ ! ਉਹ ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੈ, ਹਰੇਕ ਥਾਂ ਦੇ ਅੰਦਰ ਮੌਜੂਦ ਹੈ, ਉਸ ਹਰੀ ਦਾ ਜਾਪ ਮੂੰਹ ਨਾਲ ਕੀਤਿਆਂ ਜਦੋਂ ਉਹ ਮਨ ਵਿਚ ਆ ਵੱਸਦਾ ਹੈ, ਤਾਂ ਆਤਮਕ ਆਨੰਦ ਪੈਦਾ ਹੁੰਦਾ ਹੈ ।੧।

ਪਉੜੀ :—ਮੈਂ ਸਭ ਜੀਵਾਂ ਦੇ ਸਰੀਰ ਵਿਚ ਵੇਖਦਾ ਹਾਂ ਕਿ ਪਰਮਾਤਮਾ ਹੀ ਆਪ ਮੌਜੂਦ ਹੈ । ਪਰਮਾਤਮਾ ਸਦਾ ਤੋਂ ਹੀ ਹੋਂਦ ਵਾਲਾ ਚਲਿਆ ਆ ਰਿਹਾ ਹੈ, ਉਹ ਜੀਵਾਂ ਦੇ ਦੁੱਖ ਭੀ ਨਾਸ ਕਰਨ ਵਾਲਾ ਹੈ—ਇਹ ਸੂਝ ਗੁਰੂ ਦਾ ਗਿਆਨ ਦੇਂਦਾ ਹੈ (ਗੁਰੂ ਦੇ ਉਪਦੇਸ਼ ਤੋਂ ਇਹ ਸਮਝ ਪੈਂਦੀ ਹੈ) ।

ਸੰਤਾਂ ਦੀ ਸੰਗਤਿ ਦੀ ਬਰਕਤਿ ਨਾਲ ਮਨੁੱਖ ਦੇ ਜਨਮ ਮਰਨ ਦੇ ਦੁੱਖ ਨਾਸ ਹੋ ਜਾਂਦੇ ਹਨ, ਮਨੁੱਖ ਦੀ ਹਉਮੈ ਮੁੱਕ ਜਾਂਦੀ ਹੈ, ਮਨ ਵਿਚ ਆਨੰਦ ਪੈਦਾ ਹੋ ਜਾਂਦਾ ਹੈ, ਮਨ ਵਿਚੋਂ ਹਉਮੈ ਦਾ ਅਭਾਵ ਹੋ ਜਾਂਦਾ ਹੈ, ਉਥੇ ਪ੍ਰਭੂ ਆਪ ਆ ਵੱਸਦਾ ਹੈ ।

ਜੇਹੜਾ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ ਪ੍ਰੇਮ ਨਾਲ ਦਿਆਲ ਪ੍ਰਭੂ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਂਦਾ ਹੈ, ਪ੍ਰਭੂ ਉਸ ਉਤੇ ਕਿਰਪਾ ਕਰਦਾ ਹੈ । ਹੇ ਨਾਨਕ ! (ਉਸ ਮਨੁੱਖ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਤੋਂ ਉਰੇ ਹੋਰ ਕੋਈ ਕੁਝ ਕਰਨ-ਜੋਗਾ ਨਹੀਂ ਹੈ, ਇਹ ਸਾਰਾ ਜਗਤ-ਆਕਾਰ ਪਰਮਾਤਮਾ ਤੋਂ ਹੀ ਪਰਗਟ ਹੋਇਆ ਹੈ ।੫੧।

ਸਲੋਕੁ ॥ ਲੇਖੈ ਕਤਹਿ ਨ ਛੁਟੀਐ ਖਿਨੁ ਖਿਨੁ ਭੂਲਨਹਾਰ ॥ ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥੧॥

ਪਉੜੀ ॥ ਲੂਣ ਹਰਾਮੀ ਗੁਨਹਗਾਰ ਬੇਗਾਨਾ ਅਲਪ ਮਤਿ ॥ ਜੀਉ ਪਿੰਡੁ ਜਿਨਿ ਸੁਖ ਦੀਏ ਤਾਹਿ ਨ ਜਾਨਤ ਤਤ ॥
ਲਾਹਾ ਮਾਇਆ ਕਾਰਨੇ ਦਹਦਿਸਿ ਢੂਢਨ ਜਾਇ ॥ ਦੇਵਨਹਾਰ ਦਾਤਾਰ ਪ੍ਰਭ ਨਿਮਖ ਨ ਮਨਹਿ ਬਸਾਇ ॥ ਲਾਲਚ ਝੂਠ
ਬਿਕਾਰ ਮੋਹ ਇਆ ਸੰਪੈ ਮਨ ਮਾਹਿ ॥ ਲੰਪਟ ਚੋਰ ਨਿੰਦਕ ਮਹਾ ਤਿਨਹੂ ਸੰਗਿ ਬਿਹਾਇ ॥ ਤੁਧੁ ਭਾਵੈ ਤਾ ਬਖਸਿ ਲੈਹਿ
ਖੋਟੇ ਸੰਗਿ ਖਰੇ ॥ ਨਾਨਕ ਭਾਵੈ ਪਾਰਬ੍ਰਹਮ ਪਾਹਨ ਨੀਰਿ ਤਰੇ ॥੫੨॥

ਪਦ ਅਰਥ :—ਨ ਛੁਟੀਐ—ਸੁਰਖਰੂ ਨਹੀਂ ਹੋ ਸਕੀਦਾ, ਵਿਕਾਰਾਂ ਦੇ ਕਰਜ਼ੇ ਹੇਠੋਂ ਨਹੀਂ ਨਿਕਲ ਸਕਦੇ । ੧।

ਪਉੜੀ—ਲੂਣ ਹਰਾਮੀ—ਖਾਧਾ ਲੂਣ ਹਰਾਮ ਕਰਨ ਵਾਲਾ, ਨ-ਸੁਕਰਾ, ਅਕ੍ਰਿਤਘਣ । ਬੇਗਾਨਾ—ਓਪਰਾ, ਸਾਂਝ ਨਾਹ
ਪਾਣ ਵਾਲਾ । ਅਲਪ—ਥੋੜੀ । ਜੀਉ—ਜਿੰਦ । ਪਿੰਡੁ—ਸਰੀਰ । ਤਾਹਿ—ਉਸ ਨੂੰ । ਤਤ—(ਜਿੰਦ ਤੇ ਸਰੀਰ ਦੇ)
ਅਸਲੇ ਨੂੰ । ਲਾਹਾ—ਲਾਭ । ਦਹਦਿਸਿ—ਦਸੀਂ ਪਾਸੀਂ । ਨਿਮਖ—{ਜਿਸੇਥ} ਅੱਖ ਫਰਕਣ ਜਿੰਨਾ ਸਮਾ । ਮਨਹਿ—
ਮਨ ਵਿਚ । ਸੰਪੈ—ਧਨ । ਲੰਪਟ—ਵਿਸ਼ਈ । ਬਿਹਾਇ—ਉਮਰ ਬੀਤਦੀ ਹੈ । ਪਾਹਨ—ਪੱਥਰ, ਪੱਥਰ-ਦਿਲ
ਬੰਦੇ । ਨੀਰਿ—ਪਾਣੀ ਵਿਚ, ਨਾਮ-ਅੰਮ੍ਰਿਤ ਨਾਲ । ੫੨।

ਅਰਥ :—ਹੇ ਨਾਨਕ ! (ਆਖ—) ਅਸੀ ਜੀਵ ਖਿਨ ਖਿਨ ਪਿੱਛੋਂ ਭੁੱਲਾਂ ਕਰਨ ਵਾਲੇ ਹਾਂ, ਜੇ ਸਾਡੀਆਂ ਭੁੱਲਾਂ ਦਾ ਲੇਖਾ
ਹੋਵੇ ਤਾਂ ਅਸੀ ਕਿਸੇ ਤਰ੍ਹਾਂ ਭੀ ਇਸ ਭਾਰ ਤੋਂ ਸੁਰਖਰੂ ਨਹੀਂ ਹੋ ਸਕਦੇ । ਹੇ ਬਖਸ਼ਿੰਦ ਪ੍ਰਭੂ ! ਤੂੰ ਆਪ ਹੀ ਸਾਡੀਆਂ
ਭੁੱਲਾਂ ਬਖਸ਼, ਤੇ ਸਾਨੂੰ (ਵਿਕਾਰਾਂ ਦੇ ਸਮੁੰਦਰ ਵਿਚ ਡੁਬਦਿਆਂ ਨੂੰ) ਪਾਰ ਲੰਘਾ । ੧।

ਪਉੜੀ :—ਮਨੁੱਖ ਨਾ-ਸੁਕਰਾ ਹੈ, ਗੁਨਹਗਾਰ ਹੈ, ਹੋਛੀ ਮਤ ਵਾਲਾ ਹੈ ਪਰਮਾਤਮਾ ਨਾਲੋਂ ਓਪਰਾ ਹੀ ਰਹਿੰਦਾ ਹੈ, ਜਿਸ
ਪ੍ਰਭੂ ਨੇ ਇਹ ਜਿੰਦ ਤੇ ਸਰੀਰ ਦਿੱਤੇ ਹਨ, ਉਸ ਅਸਲੇ ਨੂੰ ਪਛਾਣਦਾ ਹੀ ਨਹੀਂ । ਮਾਇਆ ਖੱਟਣ ਦੀ ਖਾਤਰ ਦਸੀਂ
ਪਾਸੀਂ ਭਾਲ ਕਰਨ ਤੁਰਿਆ ਫਿਰਦਾ ਹੈ, ਪਰ ਜੇਹੜਾ ਪ੍ਰਭੂ ਦਾਤਾਰ ਸਭ ਕੁਝ ਦੇਣ ਜੋਗਾ ਹੈ, ਉਸ ਨੂੰ ਅੱਖ ਦੇ ਫੋਰ
ਜਿਤਨੇ ਸਮੇ ਲਈ ਭੀ ਆਪਣੇ ਮਨ ਵਿਚ ਨਹੀਂ ਵਸਾਂਦਾ । ਲਾਲਚ, ਝੂਠ, ਵਿਕਾਰ ਤੇ ਮਾਇਆ ਦਾ ਮੋਹ—ਬੱਸ !
ਇਹੀ ਧਨ ਮਨੁੱਖ ਆਪਣੇ ਮਨ ਵਿਚ ਸਾਂਭੀ ਬੈਠਾ ਹੈ । ਜੇ ਵਿਸ਼ਈ ਹਨ, ਚੋਰ ਹਨ, ਮਹਾ ਨਿੰਦਕ ਹਨ, ਉਹਨਾਂ ਦੇ
ਸਾਥ ਵਿਚ ਇਸ ਦੀ ਉਮਰ ਬੀਤਦੀ ਹੈ । (ਪਰ, ਹੇ ਪ੍ਰਭੂ !) ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਆਪ ਹੀ ਖੋਟਿਆਂ ਨੂੰ ਖਰਿਆਂ
ਦੀ ਸੰਗਤਿ ਵਿਚ ਰੱਖ ਕੇ ਬਖਸ਼ ਲੈਂਦਾ ਹੈਂ ।

ਹੇ ਨਾਨਕ ! ਜੇ ਪਰਮਾਤਮਾ ਨੂੰ ਚੰਗਾ ਲੱਗੇ ਤਾਂ ਉਹ (ਵਿਚਾਰਾਂ ਵਿਚ) ਪੱਥਰ-ਦਿਲ ਹੋ ਚੁੱਕੇ ਬੰਦਿਆਂ ਨੂੰ ਨਾਮ-ਅੰਮ੍ਰਿਤ
ਦੀ ਦਾਤਿ ਦੇ ਕੇ (ਵਿਕਾਰਾਂ ਦੀਆਂ ਲਹਿਰਾਂ ਵਿਚ ਡੁਬਣੋਂ) ਬਚਾ ਲੈਂਦਾ ਹੈ । ੫੨।

ਸਲੋਕੁ ॥ ਖਾਤ ਪੀਤ ਖੇਲਤ ਹਸਤ ਭਰਮੇ ਜਨਮ ਅਨੇਕ ॥ ਭਵਜਲ ਤੇ ਕਾਢਹੁ ਪ੍ਰਭੂ ਨਾਨਕ ਤੇਰੀ ਟੇਕ ॥੧॥

ਪਉੜੀ ॥ ਖੇਲਤ ਖੇਲਤ ਆਇਓ ਅਨਿਕ ਜੋਨਿ ਦੁਖ ਪਾਇ ॥ ਖੇਦ ਮਿਟੇ ਸਾਧੂ ਮਿਲਤ ਸਤਿਗੁਰ ਬਚਨ ਸਮਾਇ ॥
ਖਿਮਾ ਗਗੀ ਸਚੁ ਸੰਚਿਓ ਖਾਇਓ ਅੰਮ੍ਰਿਤੁ ਨਾਮ ॥ ਖਰੀ ਕ੍ਰਿਪਾ ਠਾਕੁਰ ਭਈ ਅਨਦ ਸੂਖ ਬਿਸ੍ਰਾਮ ॥ ਖੇਪ ਨਿਬਾਹੀ
ਬਹੁਤੁ ਲਾਭ ਘਰਿ ਆਏ ਪਤਿਵੰਤ ॥ ਖਰਾ ਦਿਲਾਸਾ ਗੁਰਿ ਦੀਆ ਆਇ ਮਿਲੇ ਭਗਵੰਤ ॥ ਆਪਨ ਕੀਆ ਕਰਹਿ ਆਪਿ
ਆਗੈ ਪਾਛੈ ਆਪਿ ॥ ਨਾਨਕ ਸੋਊ ਸਰਾਹੀਐ ਜਿ ਘਟਿ ਘਟਿ ਰਹਿਆ ਬਿਆਪਿ ॥੫੩॥

ਪਦ ਅਰਥ :—ਭਵਜਲ—ਸੰਸਾਰ-ਸਮੁੰਦਰ । ਤੇ—ਤੋਂ । ੧।

ਪਉੜੀ :—ਖੇਲਤ ਖੇਲਤ—ਮਨ ਪਰਚਾਂਦਾ ਪਰਚਾਂਦਾ । ਖੇਦ—ਦੁੱਖ-ਕਲੇਸ਼ । ਸਾਧੂ—ਗੁਰੂ । ਸਮਾਇ—ਲੀਨ ਹੋ ਕੇ,
ਚਿੱਤ ਜੋੜ ਕੇ । ਗਗੀ—ਫੜੀ, ਗ੍ਰਹਣ ਕੀਤੀ । ਸੰਚਿਓ—ਜੋੜਿਆ । ਖਾਇਓ—ਖੁਰਾਕ ਬਣਾਇਆ । ਖੇਪ—ਸੌਂਦਾ,
ਵਣਜ-ਵਪਾਰ । ਘਰਿ ਆਏ—ਅੰਤਰ ਆਤਮੇ ਟਿਕ ਗਏ । ਪਤਿਵੰਤ—ਇੱਜ਼ਤ ਵਾਲੇ । ਗੁਰਿ—ਗੁਰੂ ਨੇ ।

ਦਿਲਾਸਾ—ਦਿਲ ਨੂੰ ਢਾਰਸ । ਆਗੈ ਪਾਛੈ—ਲੋਕ ਪਰਲੋਕ ਵਿਚ । ਸਰਾਹੀਐ—ਵਡਿਆਈਏ, ਸਿਫਤਿ-ਸਾਲਾਹ ਕਰੀਏ ।੫੩।

ਅਰਥ :—ਹੇ ਨਾਨਕ ! (ਆਖ—) ਹੇ ਪ੍ਰਭੂ ! ਅਸੀ ਜੀਵ ਮਾਇਕ ਪਦਾਰਥ ਹੀ ਖਾਂਦੇ ਪੀਂਦੇ, ਤੇ ਮਾਇਆ ਦੇ ਰੰਗ ਤਮਾਸ਼ਿਆਂ ਵਿਚ ਹੀ ਹੱਸਦੇ ਖੇਡਦੇ ਅਨੇਕਾਂ ਜੂਨਾਂ ਵਿਚ ਭਟਕਦੇ ਆ ਰਹੇ ਹਾਂ, ਸਾਨੂੰ ਤੂੰ ਆਪ ਹੀ ਸੰਸਾਰ-ਸਮੁੰਦਰ ਵਿਚੋਂ ਕੱਢ, ਸਾਨੂੰ ਤੇਰਾ ਹੀ ਆਸਰਾ ਹੈ ।੧।

ਪਉੜੀ :—ਮਨੁੱਖ ਮਾਇਕ ਰੰਗਾਂ ਵਿਚ ਮਨ ਪਰਚਾਂਦਾ ਪਰਚਾਂਦਾ ਅਨੇਕਾਂ ਜੂਨਾਂ ਵਿਚੋਂ ਲੰਘਦਾ ਦੁੱਖ ਪਾਂਦਾ ਆਉਂਦਾ ਹੈ । ਜੇ ਗੁਰੂ ਮਿਲ ਪਏ, ਜੇ ਗੁਰੂ ਦੇ ਬਚਨਾਂ ਵਿਚ ਚਿੱਤ ਜੁੜ ਜਾਏ, ਤਾਂ ਸਾਰੇ ਦੁੱਖ-ਕਲੇਸ਼ ਮਿਟ ਜਾਂਦੇ ਹਨ । ਜਿਸ ਨੇ (ਗੁਰੂ-ਦਰ ਤੋਂ) ਖਿਮਾ ਦਾ ਸੁਭਾਉ ਗ੍ਰਹਣ ਕਰ ਲਿਆ, ਨਾਮ-ਧਨ ਇਕੱਠਾ ਕੀਤਾ, ਨਾਮ-ਅੰਮ੍ਰਿਤ ਨੂੰ ਆਪਣੀ ਆਤਮਕ ਖੁਰਾਕ ਬਣਾਇਆ ਉਸ ਉਤੇ ਪਰਮਾਤਮਾ ਦੀ ਬੜੀ ਮਿਹਰ ਹੁੰਦੀ ਹੈ, ਉਹ ਆਤਮਕ ਆਨੰਦ-ਸੁਖ ਵਿਚ ਟਿਕਿਆ ਰਹਿੰਦਾ ਹੈ ।

ਜਿਸ ਮਨੁੱਖ ਨੇ (ਗੁਰੂ ਤੋਂ ਜਾਚ ਸਿੱਖ ਕੇ ਸਿਫਤਿ-ਸਾਲਾਹ ਦਾ) ਵਣਜ-ਵਪਾਰ (ਸਾਰੀ ਉਮਰ) ਤੋੜ ਨਿਬਾਹਿਆ, ਉਸ ਨੇ ਲਾਭ ਖੱਟਿਆ, ਉਹ (ਭਟਕਣਾ ਤੋਂ ਬਚ ਕੇ) ਅਡੋਲ-ਮਨ ਹੋ ਜਾਂਦਾ ਹੈ ਤੇ ਆਦਰ ਖੱਟਦਾ ਹੈ । ਗੁਰੂ ਨੇ ਉਸ ਨੂੰ ਹੋਰ ਚੰਗੀ ਦਿਲੀ ਢਾਰਸ ਦਿੱਤੀ, ਤੇ ਉਹ ਭਗਵਾਨ ਦੇ ਚਰਨਾਂ ਵਿਚ ਜੁੜਿਆ । (ਪਰ ਇਹ ਸਭ ਪ੍ਰਭੂ ਦੀ ਮਿਹਰ ਹੈ) ।

ਹੇ ਪ੍ਰਭੂ ! ਇਹ ਸਾਰਾ ਖੇਲ ਤੂੰ ਹੀ ਕੀਤਾ ਹੈ, ਹੁਣ ਭੀ ਤੂੰ ਹੀ ਸਭ ਕੁਝ ਕਰ ਰਿਹਾ ਹੈਂ । ਲੋਕ ਪਰਲੋਕ ਵਿਚ ਜੀਆਂ ਦਾ ਰਾਖਾ ਤੂੰ ਆਪ ਹੀ ਹੈਂ । ਹੇ ਨਾਨਕ ! ਜੇ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ, ਸਦਾ ਉਸੇ ਦੀ ਹੀ ਸਿਫਤਿ-ਸਾਲਾਹ ਕਰਨੀ ਚਾਹੀਦੀ ਹੈ ।੫੩।

ਸਲੋਕ ॥ ਆਏ ਪ੍ਰਭ ਸਰਨਾਗਤੀ ਕਿਰਪਾਨਿਧਿ ਦਇਆਲ ॥ ਏਕ ਅਖਰੁ ਹਰਿ ਮਨਿ ਬਸਤ ਨਾਨਕ ਹੋਤ ਨਿਹਾਲ ॥੧॥

ਪਉੜੀ ॥ ਅਖਰ ਮਹਿ ਤ੍ਰਿਭਵਨ ਪ੍ਰਭਿ ਧਾਰੇ ॥ ਅਖਰ ਕਰਿ ਕਰਿ ਬੇਦ ਬੀਚਾਰੇ ॥ ਅਖਰ ਸਾਸਤ੍ਰ ਸਿੰਮ੍ਰਿਤਿ ਪੁਰਾਨਾ ॥ ਅਖਰ ਨਾਦ ਕਥਨ ਵਖਾਨਾ ॥ ਅਖਰ ਮੁਕਤਿ ਜੁਗਤਿ ਭੈ ਭਰਮਾ ॥ ਅਖਰ ਕਰਮ ਕਿਰਤਿ ਸੁਚ ਧਰਮਾ ॥ ਦ੍ਰਿਸਟਿਮਾਨ ਅਖਰ ਹੈ ਜੇਤਾ ॥ ਨਾਨਕ ਪਾਰਬ੍ਰਹਮ ਨਿਰਲੇਪਾ ॥੫੪॥ {ਪੰਨਾ ੨੬੧}

ਪਦ ਅਰਥ :—ਨਿਧਿ—ਖਜ਼ਾਨਾ । ਅਖਰ—{ਅक्षर}—੧. ਅਵਿਨਾਸ਼ੀ ਪ੍ਰਭੂ ੨. ਪ੍ਰਭੂ ਦਾ ਹੁਕਮ । ਮਨਿ—ਮਨ ਵਿਚ । ਨਿਹਾਲ—ਆਨੰਦਿਤ, ਖਿੜਿਆ ਹੋਇਆ ।੧।

ਪਉੜੀ :—ਅਖਰ ਮਹਿ—ਹੁਕਮ ਵਿਚ । ਪ੍ਰਭਿ—ਪ੍ਰਭੂ ਨੇ । ਧਾਰੇ—ਅਸਥਾਪਨ ਕੀਤੇ । ਅਖਰ ਕਰਿ—ਹੁਕਮ ਕਰ ਕੇ, ਹੁਕਮ ਦੀ ਰਾਹੀਂ । ਕਰਿ ਬੇਦ—ਵੇਦ ਬਣਾ ਕੇ । ਨਾਦ—ਆਵਾਜ਼, ਰਾਗ, ਕੀਰਤਨ । ਵਖਾਨਾ—ਉਪਦੇਸ਼, ਵਿਆਖਿਆ । ਭੈ—ਦੁਨੀਆ ਵਾਲੇ ਡਰ । ਅਖਰ ਹੈ—ਅੱਖਰ ਦਾ (ਪਸਾਰਾ) ਹੈ, ਹੁਕਮ ਦਾ ਪਸਾਰਾ ਹੈ । ਕਿਰਤਿ—{कृत्य} ਕਰਨ-ਜੋਗ ।੪੫।

ਅਰਥ :—ਹੇ ਪ੍ਰਭੂ ! ਹੇ ਕਿਰਪਾ ਦੇ ਖਜ਼ਾਨੇ ! ਹੇ ਦਿਆਲ ! ਅਸੀ ਤੇਰੀ ਸਰਨ ਆਏ ਹਾਂ । ਹੇ ਨਾਨਕ ! (ਆਖ) ਜਿਨ੍ਹਾਂ ਦੇ ਮਨ ਵਿਚ ਇਕ ਅਵਿਨਾਸ਼ੀ ਪ੍ਰਭੂ ਵੱਸਦਾ ਰਹਿੰਦਾ ਹੈ, ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ ।੧।

ਪਉੜੀ :—ਇਹ ਤਿੰਨੇ ਭਵਨ (ਸਾਰਾ ਹੀ ਜਗਤ) ਪ੍ਰਭੂ ਨੇ ਆਪਣਾ ਹੁਕਮ ਵਿਚ ਹੀ ਰਚੇ ਹਨ । ਪ੍ਰਭੂ ਦੇ ਹੁਕਮ ਅਨੁਸਾਰ ਹੀ ਵੇਦ ਰਚੇ ਗਏ, ਤੇ ਵਿਚਾਰੇ ਗਏ । ਸਾਰੇ ਸ਼ਾਸਤ੍ਰ ਸਿੰਮ੍ਰਿਤੀਆਂ ਤੇ ਪੁਰਾਣ ਪ੍ਰਭੂ ਦੇ ਹੁਕਮ ਦਾ ਪ੍ਰਗਟਾਵ ਹਨ । ਇਹਨਾਂ ਪੁਰਾਣਾਂ ਸ਼ਾਸਤ੍ਰਾਂ ਤੇ ਸਿੰਮ੍ਰਿਤੀਆਂ ਦੇ ਕੀਰਤਨ ਕਥਾ ਤੇ ਵਿਆਖਿਆ ਭੀ ਪ੍ਰਭੂ ਦੇ ਹੁਕਮ ਦਾ ਹੀ ਜ਼ਹੂਰ ਹਨ ।

ਦੁਨੀਆ ਦੇ ਡਰਾਂ ਭਰਮਾਂ ਤੋਂ ਖਲਾਸੀ ਲੱਭਣੀ ਭੀ ਪ੍ਰਭੂ ਦੇ ਹੁਕਮ ਦਾ ਪ੍ਰਕਾਸ਼ ਹੈ । (ਮਨੁੱਖਾ ਜਨਮ ਵਿਚ) ਕਰਨਯੋਗ ਕਰਮਾਂ ਦੀ ਪਛਾਣ ਕਰਨੀ ਆਤਮਕ ਪਵਿਤ੍ਰਤਾ ਦੇ ਨਿਯਮਾਂ ਦੀ ਭਾਲ—ਇਹ ਭੀ ਪ੍ਰਭੂ ਦੇ ਹੁਕਮ ਦਾ ਹੀ ਦ੍ਰਿਸ਼ ਹੈ ।

ਹੇ ਨਾਨਕ ! ਜਿਤਨਾ ਭੀ ਇਹ ਦਿੱਸ ਰਿਹਾ ਸੰਸਾਰ ਹੈ, ਇਹ ਸਾਰਾ ਹੀ ਪ੍ਰਭੂ ਦੇ ਹੁਕਮ ਦਾ ਸਰਗੁਣ ਰੂਪ ਹੈ, ਪਰ (ਹੁਕਮ ਦਾ ਮਾਲਕ) ਪ੍ਰਭੂ ਆਪ (ਇਸ ਸਾਰੇ ਪਸਾਰੇ ਦੇ) ਪ੍ਰਭਾਵ ਤੋਂ ਪਰੇ ਹੈ । ੫੪ ।

ਸਲੋਕੁ ॥ ਹਥਿ ਕਲੰਮ ਅਗੰਮ ਮਸਤਕਿ ਲਿਖਾਵਤੀ ॥ ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥

ਪਉੜੀ ॥ ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘ ਨਾਸ ॥ ਹੇ ਪੂਰਨ ਹੇ ਸਰਬਮੈ ਦੁਖ ਭੰਜਨ ਗੁਣਤਾਸ ॥ ਹੇ ਸੰਗੀ ਹੇ ਨਿਰੰਕਾਰ ਹੇ ਨਿਰਗੁਣ ਸਭ ਟੇਕ ॥ ਹੇ ਗੋਬਿੰਦ ਹੇ ਗੁਣ ਨਿਧਾਨ ਜਾ ਕੈ ਸਦਾ ਬਿਬੇਕ ॥ ਹੇ ਅਪਰੰਪਰ ਹਰਿ ਹਰੇ ਹਰਿ ਭੀ ਹੋਵਨਗਾਰ ॥ ਹੇ ਸੰਤਹ ਕੈ ਸਦਾ ਸੰਗਿ ਨਿਧਾਰਾ ਆਧਾਰ ॥ ਹੇ ਠਾਕੁਰ ਹਉ ਦਾਸਰੋ ਮੈ ਨਿਰਗੁਨ ਗੁਨੁ ਨਹੀ ਕੋਇ ॥ ਨਾਨਕ ਦੀਜੈ ਨਾਮ ਦਾਨੁ ਰਾਖਉ ਹੀਐ ਪਰੋਇ ॥੫੫॥

ਪਦ ਅਰਥ :—ਹਥਿ—ਹੱਥ ਵਿਚ । ਅਗੰਮ—ਅਪਹੁੰਚ । ਅਗੰਮ ਹਥਿ—ਅਪਹੁੰਚ ਹਰੀ ਦੇ ਹੱਥ ਵਿਚ । ਮਸਤਕਿ—ਮੱਥੇ ਉਤੇ । ਉਰਝਿ ਰਹਿਓ—ਮਿਲਿਆ ਹੋਇਆ ਹੈ (ਤਾਣੇ ਪੇਟੇ ਵਾਂਗ) । ਅਨੂਪ—ਸੋਹਣਾ । ਰੂਪਾਵਤੀ—ਰੂਪ ਵਾਲਾ । ਮੁਖਹੁ—ਮੂੰਹ ਤੋਂ । ਮੋਹੀ—ਮਸਤ ਹੋ ਗਈ ਹੈ ।

ਪਉੜੀ :—ਅਚੁਤ—{ਚੁ—ਡਿੱਗ ਪੈਣਾ} ਅਚੁਤ, ਨਾਸ ਨਾਹ ਹੋਣ ਵਾਲਾ । ਅਘ—ਪਾਪ । ਸਰਬਮੈ—ਸਰਬ-ਵਿਆਪਕ । ਗੁਣਤਾਸ—ਗੁਣਾਂ ਦਾ ਖਜ਼ਾਨਾ । ਨਿਰੰਕਾਰ—ਆਕਾਰ-ਰਹਿਤ । ਨਿਰਗੁਣ—ਮਾਇਆ ਦੇ ਤਿੰਨ ਗੁਣਾਂ ਤੋਂ ਵੱਖਰਾ । ਨਿਧਾਨ—ਖਜ਼ਾਨਾ । ਬਿਬੇਕ—ਪਰਖ ਦੀ ਤਾਕਤ । ਅਪਰੰਪਰ—ਪਰੇ ਤੋਂ ਪਰੇ । ਹਰਿ ਭੀ—ਹੁਣ ਭੀ ਮੌਜੂਦ ਹੈਂ । ਨਿਧਾਰਾ—ਨਿਆਸਰਿਆਂ ਦਾ । ਦਾਸਰੋ—ਨਿੱਕਾ ਜਿਹਾ ਦਾਸ । ਨਿਰਗੁਨ—ਗੁਣ-ਹੀਨ । ਰਾਖਉ—ਰਾਖਉਂ, ਮੈਂ ਰੱਖਾਂਗਾ । ਹੀਐ—ਹਿਰਦੇ ਵਿਚ । ੫੫ ।

ਅਰਥ :—ਅਪਹੁੰਚ ਹਰੀ ਦੇ ਹੱਥ ਵਿਚ (ਹੁਕਮ ਰੂਪ) ਕਲਮ (ਫੜੀ ਹੋਈ) ਹੈ, (ਸਭ ਜੀਵਾਂ ਦੇ) ਮੱਥੇ ਉਤੇ (ਆਪਣੇ ਹੁਕਮ ਰੂਪ ਕਲਮ ਨਾਲ ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਲੇਖ) ਲਿਖੀ ਜਾ ਰਿਹਾ ਹੈ । ਉਹ ਸੋਹਣੇ ਰੂਪ ਵਾਲਾ ਪ੍ਰਭੂ ਸਭ ਜੀਵਾਂ ਦੇ ਨਾਲ (ਤਾਣੇ ਪੇਟੇ ਵਾਂਗ) ਮਿਲਿਆ ਹੋਇਆ ਹੈ (ਇਸ ਵਾਸਤੇ ਕੋਈ ਲੇਖ ਗਲਤ ਨਹੀਂ ਲਿਖਿਆ ਜਾਂਦਾ) । ਹੇ ਨਾਨਕ ! (ਆਖ—) ਹੇ ਪ੍ਰਭੂ ! ਮੈਥੋਂ ਆਪਣੇ ਮੂੰਹ ਨਾਲ ਤੇਰੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ । ਤੇਰਾ ਦਰਸਨ ਕਰ ਕੇ ਮੇਰੀ ਜਿੰਦ ਮਸਤ ਹੋ ਰਹੀ ਹੈ, ਸਦਕੇ ਸਦਕੇ ਹੋ ਰਹੀ ਹੈ । ੧ ।

ਪਉੜੀ :—ਹੇ ਨਾਨਕ ! (ਅਰਦਾਸ ਕਰ ਤੇ ਆਖ—) ਹੇ ਕਦੇ ਨ ਡੋਲਣ ਵਾਲੇ ਪਰਮਾਤਮਾ ! ਹੇ ਨਾਸ-ਰਹਿਤ ਪ੍ਰਭੂ ! ਹੇ ਜੀਵਾਂ ਦੇ ਪਾਪ ਨਾਸ ਕਰਨ ਵਾਲੇ ! ਹੇ ਸਾਰੇ ਜੀਵਾਂ ਵਿਚ ਵਿਆਪਕ ਪੂਰਨ ਪ੍ਰਭੂ ! ਹੇ ਜੀਵਾਂ ਦੇ ਦੁੱਖ ਦੂਰ ਕਰਨ ਵਾਲੇ ! ਹੇ ਗੁਣਾਂ ਦੇ ਖਜ਼ਾਨੇ ! ਹੇ ਸਭ ਦੇ ਸਾਥੀ ! (ਤੇ ਫਿਰ ਭੀ) ਆਕਾਰ-ਰਹਿਤ ਪ੍ਰਭੂ ! ਹੇ ਮਾਇਆ ਦੇ ਪ੍ਰਭਾਵ ਤੋਂ ਵੱਖਰੇ ਰਹਿਣ ਵਾਲੇ ! ਹੇ ਸਭ ਜੀਵਾਂ ਦੇ ਆਸਰੇ ! ਹੇ ਸ੍ਰਿਸ਼ਟੀ ਦੀ ਸਾਰ ਲੈਣ ਵਾਲੇ ! ਹੇ ਗੁਣਾਂ ਦੇ ਖਜ਼ਾਨੇ ! ਜਿਸ ਦੇ ਅੰਦਰ ਪਰਖ ਕਰਨ ਦੀ ਤਾਕਤ ਸਦਾ ਕਾਇਮ ਹੈ ! ਹੇ ਪਰੇ ਤੋਂ ਪਰੇ ਪ੍ਰਭੂ ! ਤੂੰ ਹੁਣ ਭੀ ਮੌਜੂਦ ਹੈਂ, ਤੂੰ ਸਦਾ ਲਈ ਕਾਇਮ ਰਹਿਣ ਵਾਲਾ ਹੈਂ । ਹੇ ਸੰਤਾਂ ਦੇ ਸਦਾ ਸਹਾਈ ! ਹੇ ਨਿਆਸਰਿਆਂ ਦੇ ਆਸਰੇ ! ਹੇ ਸ੍ਰਿਸ਼ਟੀ ਦੇ ਪਾਲਕ ! ਮੈਂ ਤੇਰਾ ਨਿੱਕਾ ਜਿਹਾ ਦਾਸ ਹਾਂ, ਮੈਂ ਗੁਣ-ਹੀਨ ਹਾਂ, ਮੇਰੇ ਵਿਚ ਕੋਈ ਗੁਣ ਨਹੀਂ ਹੈ । ਮੈਨੂੰ ਆਪਣੇ ਨਾਮ ਦਾ ਦਾਨ ਬਖਸ਼, (ਇਹ ਦਾਨ) ਮੈਂ ਆਪਣੇ ਹਿਰਦੇ ਵਿਚ ਪ੍ਰੋ ਕੇ ਰੱਖਾਂ । ੫੫ ।

ਸਲੋਕੁ ॥ ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥ ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥ ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥ ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥ ਗੁਰਦੇਵ ਤੀਰਥੁ ਅੰਮ੍ਰਿਤੁ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥ ਗੁਰਦੇਵ ਕਰਤਾ

ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥ ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ
॥ ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥ ਗੁਰਦੇਵ ਸਤਿਗੁਰੁ ਪਾਰਬ੍ਰਹਮੁ
ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥ ਏਹੁ ਸਲੋਕੁ ਆਦਿ ਅੰਤਿ ਪੜਣਾ ॥

ਇਹ ਸਲੋਕ ਇਸ 'ਬਾਵਨ ਅਖਰੀ' ਦੇ ਸ਼ੁਰੂ ਵਿਚ ਭੀ ਪੜ੍ਹਨਾ ਹੈ, ਤੇ ਅਖੀਰ ਵਿਚ ਭੀ ਪੜ੍ਹਨਾ ਹੈ ।

ਨੋਟ :—ਇਸ ਸਲੋਕ ਦਾ ਅਰਥ ਸ਼ੁਰੂ ਵਿਚ ਦਿੱਤਾ ਗਿਆ ਹੈ ।

ੴ ਸਤਿਗੁਰ ਪ੍ਰਸਾਦਿ ॥ ਸੁਖਮਨੀ ਦਾ ਕੇਂਦਰੀ ਭਾਵ

ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿਚ ਦੇ ਸ਼ਬਦ ਅਸਟਪਦੀਆਂ ਆਦਿਕ ਦੀ ਬਣਤਰ ਨੂੰ ਰਤਾ ਗੁਰੂ ਨਾਲ ਤੱਕਿਆਂ ਇਹ ਵੇਖਣ ਵਿਚ ਆਉਂਦਾ ਹੈ ਕਿ ਹਰੇਕ ਸ਼ਬਦ ਵਿਚ ਇਕ ਜਾਂ ਦੋ ਤੁਕਾਂ ਐਸੀਆਂ ਹੁੰਦੀਆਂ ਹਨ, ਜਿਨ੍ਹਾਂ ਦੇ ਅਖੀਰ ਵਿਚ ਲਫਜ਼ 'ਰਹਾਉ' ਲਿਖਿਆ ਹੋਇਆ ਹੁੰਦਾ ਹੈ । 'ਰਹਾਉ' ਦਾ ਅਰਥ ਹੈ 'ਠਹਿਰ ਜਾਓ', ਭਾਵ ਕਿ ਜੇ ਇਸ ਸਾਰੇ ਸ਼ਬਦ ਦਾ ਕੇਂਦਰੀ ਭਾਵ ਸਮਝਣਾ ਹੈ ਤਾਂ 'ਰਹਾਉ' ਦੀਆਂ ਤੁਕਾਂ ਤੇ 'ਅਟਕ ਜਾਓ', ਇਹਨਾਂ ਵਿਚ ਹੀ ਸਾਰੇ ਸ਼ਬਦ ਦਾ 'ਸਾਰ' ਹੈ ।

'ਸ਼ਬਦ' 'ਅਸਟਪਦੀਆਂ' ਤੋਂ ਛੁੱਟ ਕਈ ਹੋਰ ਲੰਮੀਆਂ ਬਾਣੀਆਂ ਭੀ ਹਨ, ਜਿਨ੍ਹਾਂ ਦੇ ਸ਼ੁਰੂ ਵਿਚ 'ਰਹਾਉ' ਦੀਆਂ ਤੁਕਾਂ ਮਿਲਦੀਆਂ ਹਨ । ਇਹਨਾਂ ਬਾਣੀਆਂ ਵਿਚ ਭੀ 'ਰਹਾਉ' ਲਿਖਣ ਦਾ ਭਾਵ ਇਹੀ ਹੈ ਕਿ ਇਸ ਸਾਰੀ ਬਾਣੀ ਦਾ 'ਮੁਖ ਭਾਵ' 'ਰਹਾਉ' ਦੀਆਂ ਤੁਕਾਂ ਵਿਚ ਹੈ । ਨਮੂਨੇ ਦੇ ਤੌਰ ਤੇ ਲਵੋ 'ਸਿਧ ਗੋਸਟਿ' ਇਸ ਬਾਣੀ ਦੀਆਂ ੨੩ ਪਉੜੀਆਂ ਹਨ, ਪਰ ਇਸ ਦੀ ਪਹਿਲੀ ਪਉੜੀ ਤੋਂ ਪਿਛੋਂ ਹੇਠ-ਲਿਖੀਆਂ ਦੋ ਤੁਕਾਂ 'ਰਹਾਉ' ਦੀਆਂ ਹਨ;

ਕਿਆ ਭਵੀਐ ਸਚਿ ਸੂਚਾ ਹੋਇ ॥ ਸਾਚ ਸਬਦ ਬਿਨੁ ਮੁਕਤਿ ਨ ਕੋਇ ॥੧॥ਰਹਾਉ॥

ਸਾਰੀ 'ਸਿਧ ਗੋਸਟਿ' ਦਾ ਕੇਂਦਰੀ-ਭਾਵ ਇਹ ਦੋ ਤੁਕਾਂ ਦੱਸ ਰਹੀਆਂ ਹਨ । ਜੋਗੀ ਲੋਕ ਦੇਸ-ਰਟਨ ਨੂੰ ਮੁਕਤੀ ਤੇ ਪਵਿਤ੍ਰਤਾ ਦਾ ਸਾਧਨ ਸਮਝਦੇ ਹਨ, ਇਸ ਸਾਰੀ ਬਾਣੀ ਵਿਚ ਜੋਗੀਆਂ ਨਾਲ ਚਰਚਾ ਹੈ ਤੇ ਇਹਨਾਂ ਦੋ ਤੁਕਾਂ ਵਿਚ ਦੋ-ਹਰਫ਼ੀ ਗੱਲ ਇਹ ਦੱਸੀ ਹੈ ਕਿ ਦੇਸ-ਰਟਨ ਜਾਂ ਤੀਰਥ-ਯਾਤਰਾ 'ਸੁਚ' ਤੇ 'ਮੁਕਤੀ' ਦਾ ਸਾਧਨ ਨਹੀਂ ਹੈ, ਗੁਰ-ਸ਼ਬਦ ਹੀ ਮਨੁੱਖ ਦੇ ਮਨ ਨੂੰ ਸੁੱਚਾ ਕਰ ਸਕਦਾ ਹੈ । ਸਾਰੀ ਬਾਣੀ ਇਸੇ ਖਿਆਲ ਦੀ ਵਿਆਖਿਆ ਹੈ ।

ਹੁਣ ਲਵੋ 'ਓਅੰਕਾਰ' ਜੋ ਰਾਗ 'ਰਾਮਕਲੀ ਦਖਣੀ' ਵਿਚ ਹੈ । ਇਸ ਦੀਆਂ ਸਾਰੀਆਂ ੫੪ ਪਉੜੀਆਂ ਹਨ, ਪਰ ਇਸ ਦੀ ਭੀ ਪਹਿਲੀ ਪਉੜੀ ਤੋਂ ਪਿਛੋਂ ਇਉਂ ਲਿਖਿਆ ਹੈ :—

ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥ ਲਿਖੁ ਰਾਮ ਨਾਮ ਗੁਰਮੁਖਿ ਗੋਪਾਲਾ ॥੧॥ਰਹਾਉ॥

ਇਥੇ ਭੀ ਸਾਫ਼ ਪਰਗਟ ਹੈ ਕਿ ਇਹ ਸਾਰੀ ਬਾਣੀ ਕਿਸੇ ਪੰਡਿਤ ਦੇ ਪਰਥਾਇ ਹੈ ਜੋ 'ਵਿੱਦਿਆ' ਉਤੇ ਬਹੁਤੀ ਟੇਕ ਰੱਖਦਾ ਹੈ । ਸਤਿਗੁਰੂ ਜੀ ਨੇ ਇਸ ਸਾਰੀ ਬਾਣੀ ਦਾ ਸਾਰ-ਅੰਸ਼ ਇਹ ਦੱਸਿਆ ਹੈ ਕਿ ਅਕਾਲ ਪੁਰਖ ਦੀ ਸਿਫਤਿ-ਸਾਲਾਹ ਸਭ ਤੋਂ ਉੱਤਮ ਵਿੱਦਿਆ ਹੈ ।

ਇਸ ਤਰ੍ਹਾਂ ਦੀਆਂ ਹੋਰ ਭੀ ਕਈ ਬਾਣੀਆਂ ਹਨ, ਜਿਨ੍ਹਾਂ ਵਿਚੋਂ ਇਕ 'ਸੁਖਮਨੀ' ਭੀ ਹੈ । ਇਸ ਦੀਆਂ ੨੪ ਅਸਟਪਦੀਆਂ ਹਨ, ਪਰ ਪਹਿਲੀ ਅਸਟਪਦੀ ਦੀ ਪਹਿਲੀ ਪਉੜੀ ਤੋਂ ਪਿਛੋਂ ਆਈ 'ਰਹਾਉ' ਦੀ ਤੁਕ ਦੱਸਦੀ ਹੈ ਕਿ ਇਸ ਸਾਰੀ ਬਾਣੀ ਦਾ ਦੋ-ਹਰਫ਼ਾ 'ਮੁਖ ਭਾਵ' 'ਰਹਾਉ' ਵਿਚ ਹੈ ਅਤੇ ਸਾਰੀਆਂ ੨੪ ਅਸਟਪਦੀਆਂ ਇਸ 'ਮੁਖ ਭਾਵ' ਦੀ ਵਿਆਖਿਆ ਹਨ । ਸੋ 'ਸੁਖਮਨੀ' ਦਾ 'ਮੁਖ ਭਾਵ' ਹੇਠ-ਲਿਖੀਆਂ ਤੁਕਾਂ ਹਨ :—

ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥ ਭਗਤ ਜਨਾ ਕੈ ਮਨਿ ਬਿਸ੍ਰਾਮ ॥ਰਹਾਉ॥

ਪ੍ਰਭੂ ਦਾ ਨਾਮ ਸਭ ਸੁਖਾਂ ਦਾ ਮੂਲ ਹੈ ਤੇ ਇਹ ਮਿਲਦਾ ਹੈ ਗੁਰਮੁਖਾਂ ਤੋਂ, ਕਿਉਂਕਿ ਇਹ ਵੱਸਦਾ ਹੀ ਉਹਨਾਂ ਦੇ ਹਿਰਦੇ ਵਿਚ ਹੈ ।

ਸਾਰੀ 'ਸੁਖਮਨੀ' ਇਸੇ ਖਿਆਲ ਦੀ ਵਿਆਖਿਆ ਹੈ ।

ਸੁਖਮਨੀ ਦੀ ਭਾਵ-ਲੜੀ

(੧) ਅਕਾਲ-ਪੁਰਖ ਦੇ ਨਾਮ ਦਾ ਸਿਮਰਨ ਹੋਰ ਸਾਰੇ ਧਾਰਮਿਕ ਕੰਮਾਂ ਨਾਲੋਂ ਸ਼੍ਰੇਸ਼ਟ ਹੈ । (ਅਸਟਪਦੀਆਂ ਨੰ: ੧, ੨, ੩) ।

(੨) ਮਾਇਆ ਵਿਚ ਫਸੇ ਜੀਵ ਉਤੇ ਰੱਬ ਵਲੋਂ ਹੀ ਮੇਹਰ ਹੋਵੇ ਤਾਂ ਹੀ ਇਸ ਨੂੰ ਨਾਮ ਦੀ ਦਾਤਿ ਮਿਲਦੀ ਹੈ; ਕਿਉਂਕਿ ਮਾਇਆ ਦੇ ਕਈ ਕੌਤਕ ਇਸ ਨੂੰ ਮੋਹਦੇ ਰਹਿੰਦੇ ਹਨ । (ਅ: ੪, ੫, ੬) ।

(੩) ਜਦੋਂ ਪ੍ਰਭੂ ਦੀ ਮੇਹਰ ਹੁੰਦੀ ਹੈ ਤਾਂ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ 'ਨਾਮ' ਦੀ ਬਰਕਤਿ ਹਾਸਲ ਕਰਦਾ ਹੈ । ਉਹ ਗੁਰਮੁਖ ਉੱਚੀ ਕਰਣੀ ਵਾਲੇ ਹੁੰਦੇ ਹਨ, ਉਹਨਾਂ ਨੂੰ ਸਾਧੂ ਕਹੋ, ਚਾਹੇ ਬ੍ਰਹਮ ਗਿਆਨੀ, ਚਾਹੇ ਕੋਈ ਹੋਰ ਨਾਮ ਰੱਖ ਲਵੇ, ਪਰ ਉਹਨਾਂ ਦੀ ਆਤਮਾ ਸਦਾ ਪਰਮਾਤਮਾ ਦੇ ਨਾਲ ਇਕ-ਰੂਪ ਹੈ । (ਅ: ੭, ੮, ੯) ।

(੪) ਉਸ ਅਕਾਲ ਪੁਰਖ ਦੀ ਉਸਤਤਿ ਜਗਤ ਦੇ ਸਾਰੇ ਹੀ ਜੀਵ ਕਰ ਰਹੇ ਹਨ, ਉਹ ਹਰ ਥਾਂ ਵਿਆਪਕ ਹੈ, ਹਰੇਕ ਜੀਵ ਨੂੰ ਉਸ ਪਾਸੋਂ ਸੱਤਿਆ ਮਿਲਦੀ ਹੈ । (ਅ: ੧੦, ੧੧) ।

(੫) ਪ੍ਰਭੂ ਦੀ ਸਿਫਤਿ-ਸਾਲਾਹ ਕਰਨ ਵਾਲੇ ਵਡਭਾਗੀ ਨੇ ਆਪਣੇ ਜੀਵਨ ਵਿਚ ਹੋਰ ਭੀ ਖਿਆਲ ਰੱਖਣਾ ਹੈ ਕਿ (ੳ) ਸੁਭਾਉ ਗਰੀਬੀ ਵਾਲਾ ਰਹੇ, (ਅ: ੧੨); (ਅ) ਨਿੰਦਿਆ ਕਰਨ ਤੋਂ ਬਚਿਆ ਰਹੇ, (ਅ: ੧੩); (ੲ) ਇਕ ਅਕਾਲ-ਪੁਰਖ ਤੇ ਟੇਕ ਰੱਖੇ, ਹਰੇਕ ਜੀਵ ਦੀਆਂ ਲੋੜਾਂ ਜਾਣਨ ਤੇ ਪੂਰਨ ਕਰਨ ਵਾਲਾ ਇਕ ਪ੍ਰਭੂ ਹੀ ਹੈ । (ਅ: ੧੪, ੧੫) ।

(੬) ਉਹ ਅਕਾਲ ਪੁਰਖ ਕੈਸਾ ਹੈ ? ਸਭ ਵਿਚ ਵੱਸਦਾ ਹੋਇਆ ਭੀ ਮਾਇਆ ਤੋਂ ਨਿਰਲੇਪ ਹੈ (ਅ: ੧੬) । ਸਦਾ ਕਾਇਮ ਰਹਿਣ ਵਾਲਾ ਹੈ (ਅ: ੧੭) । ਸਤਿਗੁਰੂ ਦੀ ਸਰਣ ਪਿਆਂ ਉਸ ਪ੍ਰਭੂ ਦਾ ਪਰਕਾਸ਼ ਹਿਰਦੇ ਵਿਚ ਹੁੰਦਾ ਹੈ (ਅ: ੧੮) ।

(੭) ਪ੍ਰਭੂ ਦਾ ਨਾਮ ਹੀ ਇਕ ਐਸਾ ਧਨ ਹੈ ਜੋ ਸਦਾ ਮਨੁੱਖ ਦੇ ਨਾਲ ਨਿਭਦਾ ਹੈ (ਅ: ੧੯); ਪ੍ਰਭੂ ਦੇ ਦਰ ਉਤੇ ਅਰਜੋਈ ਕੀਤਿਆਂ ਇਸ ਧਨ ਦੀ ਪ੍ਰਾਪਤੀ ਹੁੰਦੀ ਹੈ (ਅ: ੨੦) ।

(੮) ਨਿਰਗੁਣ-ਰੂਪ ਪ੍ਰਭੂ ਨੇ ਆਪ ਹੀ ਜਗਤ-ਰੂਪ ਆਪਣਾ ਸਰਗੁਣ ਸਰੂਪ ਬਣਾਇਆ ਹੈ ਤੇ ਹਰ ਥਾਂ ਉਹ ਆਪ ਹੀ ਵਿਆਪਕ ਹੈ, ਕੋਈ ਹੋਰ ਨਹੀਂ (ਅ: ੨੧, ੨੨) । ਜਦੋਂ ਮਨੁੱਖ ਨੂੰ ਸਤਿਗੁਰੂ ਦਾ ਗਿਆਨ-ਰੂਪ ਸੁਰਮਾ ਮਿਲਦਾ ਹੈ, ਤਦੋਂ ਹੀ ਇਸ ਦੇ ਮਨ ਵਿਚ ਇਹ ਚਾਨਣ ਹੁੰਦਾ ਹੈ ਕਿ ਪ੍ਰਭੂ ਹਰ ਥਾਂ ਹੈ (ਅ: ੨੩) ।

(੯) ਪ੍ਰਭੂ ਸਾਰੇ ਗੁਣਾਂ ਦਾ ਖਜ਼ਾਨਾ ਹੈ, ਉਸ ਦਾ ਨਾਮ ਸਿਮਰਿਆਂ ਬੇਅੰਤ ਗੁਣ ਹਾਸਲ ਹੋ ਜਾਂਦੇ ਹਨ, ਇਸ ਵਾਸਤੇ 'ਨਾਮ' ਸੁਖਾਂ ਦੀ ਮਣੀ (ਸੁਖਮਨੀ) ਹੈ ।

ਗਉੜੀ ਸੁਖਮਨੀ ਮਹਲਾ ੫

ਇਸ ਬਾਣੀ ਦਾ ਨਾਮ ਹੈ 'ਸੁਖਮਨੀ' ਅਤੇ ਇਹ ਗਉੜੀ ਰਾਗ ਵਿਚ ਦਰਜ ਹੈ । ਇਸ ਦੇ ਉਚਾਰਨ ਵਾਲੇ ਗੁਰੂ ਅਰਜਨ ਸਾਹਿਬ ਜੀ ਹਨ ।

ੴ ਸਤਿਗੁਰ ਪ੍ਰਸਾਦਿ ॥
ਗਉੜੀ ਸੁਖਮਨੀ ਮਃ ੫ ॥

ਸਲੋਕੁ ॥ ਆਦਿ ਗੁਰਏ ਨਮਹ ॥ ਜੁਗਾਦਿ ਗੁਰਏ ਨਮਹ ॥ ਸਤਿਗੁਰਏ ਨਮਹ ॥ ਸ੍ਰੀ ਗੁਰਦੇਵਏ ਨਮਹ ॥੧॥

ਪਦ ਅਰਥ :—ਨਮਹ—ਨਮਸਕਾਰ । ਗੁਰਏ—(ਸਭ ਤੋਂ) ਵੱਡੇ ਨੂੰ । ਆਦਿ—(ਸਭ ਦਾ) ਮੁੱਢ । ਜੁਗਾਦਿ—(ਜੋ) ਜੁਗਾਂ ਦੇ ਮੁੱਢ ਤੋਂ ਹੈ । ਸਤਿਗੁਰਏ—ਸਤਿਗੁਰੂ ਨੂੰ । ਸ੍ਰੀ ਗੁਰਦੇਵਏ—ਸ੍ਰੀ ਗੁਰੂ ਜੀ ਨੂੰ । ੧।

ਨੋਟ :—ਲਫਜ਼ ‘ਨਮਹ’ ਸੰਪ੍ਰਦਾਨ ਕਾਰਕ ਨਾਲ ਵਰਤਿਆ ਜਾਂਦਾ ਹੈ; ‘ਗੁਰਏ’ ਸੰਪ੍ਰਦਾਨ ਕਾਰਕ ਵਿਚ ਹੈ, ਸੰਸਕ੍ਰਿਤ ਲਫਜ਼ ‘ਗੁਰੂ’ ਤੋਂ ਸੰਪ੍ਰਦਾਨ ਕਾਰਕ ‘ਗੁਰਵੇ’ ਹੈ ਜੋ ਇਥੇ ‘ਗੁਰਏ’ ਹੈ । (ਹੋਰ ਵਿਸਥਾਰ ਪੂਰਵਕ ਵਿਚਾਰ “ਗੁਰਬਾਣੀ ਵਿਆਕਰਣ” ਵਿਚ ਦਰਜ ਕੀਤੀ ਗਈ ਹੈ) ।

ਅਰਥ :—(ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ । ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ । ੧।

ਅਸਟਪਦੀ ॥ ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥ ਕਲਿ ਕਲੇਸ ਤਨ ਮਾਹਿ ਮਿਟਾਵਉ ॥ ਸਿਮਰਉ ਜਾਸੁ ਬਿਸੰਭਰ ਏਕੈ ॥ ਨਾਮੁ ਜਪਤ ਅਗਨਤ ਅਨੇਕੈ ॥ ਬੇਦ ਪੁਰਾਨ ਸਿੰਮ੍ਰਿਤਿ ਸੁਧਾਖੁਰ ॥ ਕੀਨੇ ਰਾਮ ਨਾਮ ਇਕ ਆਖੁਰ ॥ ਕਿਨਕਾ ਏਕ ਜਿਸੁ ਜੀਅ ਬਸਾਵੈ ॥ ਤਾ ਕੀ ਮਹਿਮਾ ਗਨੀ ਨ ਆਵੈ ॥ ਕਾਂਖੀ ਏਕੈ ਦਰਸ ਤੁਹਾਰੋ ॥ ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥

ਪਦ ਅਰਥ :—ਅਸਟਪਦੀ—(ਅੱਠ ਪਦਾਂ ਵਾਲੀ, ਅੱਠ ਬੰਦਾਂ ਵਾਲੀ) । ਸਿਮਰਉ—ਮੈਂ ਸਿਮਰਾਂ । ਸਿਮਰਿ—ਸਿਮਰ ਕੇ । ਕਲਿ—ਝਗੜੇ । ਮਾਹਿ—ਵਿਚ । ਮਿਟਾਵਉ—ਮਿਟਾ ਲਵਾਂ । ਜਾਸੁ—ਜਿਸ । ਬਿਸੰਭਰ—(ਕਿਰਕ-ਖਰ) {ਬਿਸੰ—ਜਗਤ । ਭਰ—ਪਾਲਕ} ਜਗਤ ਪਾਲਕ । ਜਾਸੁ...ਨਾਮੁ—ਜਿਸ ਇਕ ਜਗਤ-ਪਾਲਕ (ਹਰੀ) ਦਾ ਨਾਮ । ਇਕ ਆਖੁਰ—(Skt. एकाक्षर) ਅਕਾਲ ਪੁਰਖ । ਸੁਧਾਖੁਰ—ਸੁੱਧ ਅੱਖਰ, ਪਵਿੱਤ੍ਰ ਲਫਜ਼ । ਜਿਸੁ ਜੀਅ—ਜਿਸ ਦੇ ਜੀ ਵਿਚ । ਮਹਿਮਾ—ਵਡਿਆਈ । ਕਾਂਖੀ—ਚਾਹਵਾਨ । ਨਾਨਕ ਮੋਹਿ—ਮੈਨੂੰ ਨਾਨਕ ਨੂੰ । ਉਨ ਸੰਗਿ—ਉਹਨਾਂ ਦੀ ਸੰਗਤਿ ਵਿਚ (ਰੱਖ ਕੇ) । ਉਧਾਰੋ—ਬਚਾ ਲਵੋ । ੧।

ਅਰਥ :—ਮੈਂ (ਅਕਾਲ ਪੁਰਖ ਦਾ ਨਾਮ) ਸਿਮਰਾਂ ਤੇ ਸਿਮਰ ਸਿਮਰ ਕੇ ਸੁਖ ਹਾਸਲ ਕਰਾਂ; (ਇਸ ਤਰ੍ਹਾਂ) ਸਰੀਰ ਵਿਚ (ਜੋ) ਦੁੱਖ ਬਿਖਾਧ (ਹਨ ਉਹਨਾਂ ਨੂੰ) ਮਿਟਾ ਲਵਾਂ ।

ਜਿਸ ਇਕ ਜਗਤ ਪਾਲਕ (ਹਰੀ) ਦਾ ਨਾਮ ਅਨੇਕਾਂ ਤੇ ਅਣਗਿਣਤ (ਜੀਵ) ਜਪਦੇ ਹਨ, ਮੈਂ (ਭੀ ਉਸ ਨੂੰ) ਸਿਮਰਾਂ । ਵੇਦਾਂ ਪੁਰਾਨਾਂ ਤੇ ਸਿੰਮ੍ਰਿਤੀਆਂ ਨੇ ਇਕ ਅਕਾਲ ਪੁਰਖ ਦੇ ਨਾਮ ਨੂੰ ਹੀ ਸਭ ਤੋਂ ਪਵਿੱਤ੍ਰ ਨਾਮ ਮੰਨਿਆ ਹੈ ।

ਜਿਸ (ਮਨੁੱਖ) ਦੇ ਜੀ ਵਿਚ (ਅਕਾਲ ਪੁਰਖ ਅਪਨਾ ਨਾਮ) ਥੋੜਾ ਜਿਹਾ ਭੀ ਵਸਾਉਂਦਾ ਹੈ, ਉਸ ਦੀ ਵਡਿਆਈ ਬਿਆਨ ਨਹੀਂ ਹੋ ਸਕਦੀ ।

(ਹੇ ਅਕਾਲ ਪੁਰਖ !) ਜੋ ਮਨੁੱਖ ਤੇਰੇ ਦੀਦਾਰ ਦੇ ਚਾਹਵਾਨ ਹਨ, ਉਹਨਾਂ ਦੀ ਸੰਗਤਿ ਵਿਚ (ਰੱਖ ਕੇ) ਮੈਨੂੰ ਨਾਨਕ ਨੂੰ (ਸੰਸਾਰ ਸਾਗਰ ਤੋਂ) ਬਚਾ ਲਵੋ । ੧।

ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥ ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥

ਪਦ ਅਰਥ :—ਸੁਖਮਨੀ—ਸੁਖਾਂ ਦੀ ਮਣੀ, ਸਭ ਤੋਂ ਸ਼੍ਰੇਸ਼ਟ ਸੁਖ । ਪ੍ਰਭ ਨਾਮੁ—ਪ੍ਰਭੂ ਦਾ ਨਾਮ । ਮਨਿ—ਮਨ ਵਿਚ । ਭਗਤ ਜਨਾ ਕੈ ਮਨਿ—ਭਗਤ ਜਨਾਂ ਦੇ ਮਨ ਵਿਚ । ਬਿਸ੍ਰਾਮ—ਟਿਕਾਣਾ । ਰਹਾਉ ।

ਅਰਥ :—ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ ।

ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥ ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥ ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥ ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥ ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥ ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥ ਪ੍ਰਭ ਕੈ

ਸਿਮਰਨਿ ਭਉ ਨ ਬਿਆਪੈ ॥ ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥ ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥ ਸਰਬ ਨਿਧਾਨ
ਨਾਨਕ ਹਰਿ ਰੰਗਿ ॥੨॥ {ਪੰਨਾ ੨੬੨}

ਪਦ ਅਰਥ :—ਸਿਮਰਨਿ—ਸਿਮਰਨ ਦੁਆਰਾ, ਸਿਮਰਨ ਕਰਨ ਨਾਲ । ਪ੍ਰਭ ਕੈ ਸਿਮਰਨਿ—ਪ੍ਰਭੂ ਦਾ ਸਿਮਰਨ ਕਰਨ
ਨਾਲ । ਗਰਭਿ—ਗਰਭ ਵਿਚ, ਮਾਂ ਦੇ ਪੇਟ ਵਿਚ, ਜੂਨ ਵਿਚ, ਜਨਮ (ਮਰਨ) ਵਿਚ । ਪਰਹਰੈ—(skt. परिहृ to
avoid, shun) ਪਰੇ ਹਟ ਜਾਂਦਾ ਹੈ । ਟਰੈ—ਟਲ ਜਾਂਦਾ ਹੈ । ਸਿਮਰਤ—ਸਿਮਰਦਿਆਂ, ਸਿਮਰਨ ਕੀਤਿਆਂ ।
ਕਛੁ—ਕੋਈ । ਬਿਘਨੁ—ਰੁਕਾਵਟ, ਔਕੜ । ਅਨਦਿਨੁ—ਹਰ ਰੋਜ਼ । ਜਾਗੈ—ਸੁਚੇਤ ਰਹਿੰਦਾ ਹੈ । ਭਉ—ਡਰ ।
ਬਿਆਪੈ—ਜ਼ੋਰ ਪਾਉਂਦਾ ਹੈ, ਗ਼ਲਬਾ ਪਾਉਂਦਾ ਹੈ । ਸੰਤਾਪੈ—ਤੰਗ ਕਰਦਾ ਹੈ । ਸਰਬ—ਸਾਰੇ । ਨਿਧਾਨ—ਖ਼ਜ਼ਾਨੇ ।
ਨਾਨਕ—ਹੇ ਨਾਨਕ ! ਰੰਗਿ—ਪਿਆਰ ਵਿਚ ।

ਅਰਥ :—ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ)
ਦੂਰ ਹੋ ਜਾਂਦਾ ਹੈ । ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ ।

ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ
(ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ ।

ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ
ਕਰ ਸਕਦਾ ।

ਅਕਾਲ ਪੁਰਖ ਦਾ ਸਿਮਰਨ ਗੁਰਮਤਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ, ਉਸ ਨੂੰ)
ਹੇ ਨਾਨਕ ! ਅਕਾਲ ਪੁਰਖ ਦੇ ਪਿਆਰ ਵਿਚ (ਹੀ) (ਦੁਨੀਆ ਦੇ) ਸਾਰੇ ਖ਼ਜ਼ਾਨੇ (ਪ੍ਰਤੀਤ ਹੁੰਦੇ ਹਨ) ।੨।

ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥ ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥ ਪ੍ਰਭ ਕੈ ਸਿਮਰਨਿ ਜਪ
ਤਪ ਪੂਜਾ ॥ ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥ ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥ ਪ੍ਰਭ ਕੈ ਸਿਮਰਨਿ ਦਰਗਹ
ਮਾਨੀ ॥ ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥ ਪ੍ਰਭ ਕੈ ਸਿਮਰਨਿ ਸੁਫਲ ਫਲਾ ॥ ਸੇ ਸਿਮਰਹਿ ਜਿਨ ਆਪਿ ਸਿਮਰਾਏ ॥
ਨਾਨਕ ਤਾ ਕੈ ਲਾਗਉ ਪਾਏ ॥੩॥ {ਪੰਨਾ ੨੬੨-੨੬੩}

ਪਦ ਅਰਥ :—ਰਿਧਿ—ਮਾਨਸਿਕ ਤਾਕਤ । ਸਿਧਿ :—

अणिमा लघिमा प्रप्तिः प्राकाम्ह महिमा तथा ॥

ईशित्वं च कशित्वं च तथा कामावसायिता ॥

ਮਾਨਸਿਕ ਤਾਕਤਾਂ, ਜੋ ਆਮ ਤੌਰ ਤੇ ਅੱਠ ਪ੍ਰਸਿੱਧ ਹਨ । ਨਉ ਨਿਧਿ :—

महापद्मश्च पद्मश्च शंखो मकरकच्छपौ ॥

मुकुन्दकुन्दनीलाश्च खर्वश्च निधयो नव ॥

ਕੁਬੇਰ ਦੇਵਤੇ ਦੇ ਨੌਂ ਖ਼ਜ਼ਾਨੇ, ਭਾਵ, ਜਗਤ ਦਾ ਸਾਰਾ ਧਨ ਪਦਾਰਥ । ਤਤੁ—ਅਸਲੀਅਤ, ਜਗਤ ਦਾ ਮੂਲ । ਬੁਧਿ—
ਅਕਲ, ਸਮਝ । ਬਿਨਸੈ—ਨਾਸ ਹੋ ਜਾਂਦਾ ਹੈ । ਮਾਨੀ—ਮਾਨ ਵਾਲਾ, ਇੱਜ਼ਤ ਵਾਲਾ । ਫਲਾ—ਫਲਿਆ, ਫਲ ਵਾਲਾ
ਹੋਇਆ । ਸੁਫਲ—ਚੰਗੇ ਫਲ ਵਾਲਾ । ਸੁਫਲ ਫਲਾ—(ਮਨੁੱਖਾ ਜਨਮ ਦਾ) ਉੱਚਾ ਮਨੋਰਥ ਮਿਲ ਜਾਂਦਾ ਹੈ । ਜਿਨ—
ਜਿਨ੍ਹਾਂ ਨੂੰ । ਤਾ ਕੈ ਪਾਏ—ਉਹਨਾਂ ਦੇ ਪੈਰੀਂ ।

ਅਰਥ :—ਪ੍ਰਭੂ ਦੇ ਸਿਮਰਨ ਵਿਚ (ਹੀ) ਸਾਰੀਆਂ ਰਿੱਧੀਆਂ ਸਿੱਧੀਆਂ ਤੇ ਨੌਂ ਖ਼ਜ਼ਾਨੇ ਹਨ, ਪ੍ਰਭ-ਸਿਮਰਨ ਵਿਚ ਹੀ
ਗਿਆਨ, ਸੁਰਤਿ ਦਾ ਟਿਕਾਉ ਤੇ ਜਗਤ ਦੇ ਮੂਲ (ਹਰੀ) ਦੀ ਸਮਝ ਵਾਲੀ ਬੁੱਧੀ ਹੈ ।

ਪ੍ਰਭੂ ਦੇ ਸਿਮਰਨ ਵਿਚ ਹੀ (ਸਾਰੇ) ਜਾਪ ਤਾਪ ਤੇ (ਦੇਵ-) ਪੂਜਾ ਹਨ, (ਕਿਉਂਕਿ) ਸਿਮਰਨ ਕਰਨ ਨਾਲ ਪ੍ਰਭੂ ਤੋਂ ਬਿਨਾ ਕਿਸੇ ਹੋਰ ਉਸ ਵਰਗੀ ਹਸਤੀ ਦੀ ਹੋਂਦ ਦਾ ਖਿਆਲ ਹੀ ਦੂਰ ਹੋ ਜਾਂਦਾ ਹੈ ।

ਸਿਮਰਨ ਕਰਨ ਵਾਲਾ (ਆਤਮ-) ਤੀਰਥ ਦਾ ਇਸ਼ਨਾਨ ਕਰਨ ਵਾਲਾ ਹੋ ਜਾਈਦਾ ਹੈ, ਤੇ, ਦਰਗਾਹ ਵਿਚ ਇੱਜ਼ਤ ਮਿਲਦੀ ਹੈ; ਜਗਤ ਵਿਚ ਜੋ ਹੋ ਰਿਹਾ ਹੈ ਭਲਾ ਪ੍ਰਤੀਤ ਹੁੰਦਾ ਹੈ, ਤੇ ਮਨੁੱਖ-ਜਨਮ ਦਾ ਉੱਚਾ ਮਨੋਰਥ ਸਿੱਧ ਹੋ ਜਾਂਦਾ ਹੈ ।

(ਨਾਮ) ਉਹੀ ਸਿਮਰਦੇ ਹਨ, ਜਿਨ੍ਹਾਂ ਨੂੰ ਪ੍ਰਭੂ ਆਪਿ ਪ੍ਰੇਰਦਾ ਹੈ, (ਤਾਂ ਤੇ, ਆਖ) ਹੇ ਨਾਨਕ ! ਮੈਂ ਉਹਨਾਂ (ਸਿਮਰਨ ਕਰਨ ਵਾਲਿਆਂ) ਦੀ ਪੈਰੀਂ ਲੱਗਾਂ ।੩।

ਪ੍ਰਭ ਕਾ ਸਿਮਰਨੁ ਸਭ ਤੇ ਉਚਾ ॥ ਪ੍ਰਭ ਕੈ ਸਿਮਰਨਿ ਉਧਰੇ ਮੂਚਾ ॥ ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥ ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥ ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ ॥ ਪ੍ਰਭ ਕੈ ਸਿਮਰਨਿ ਪੂਰਨ ਆਸਾ ॥ ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥ ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ ॥ ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥ ਨਾਨਕ ਜਨ ਕਾ ਦਾਸਨਿ ਦਸਨਾ ॥੪॥

ਪਦ ਅਰਥ :—ਉਧਰੇ—(ਵਿਕਾਰਾਂ ਤੋਂ) ਬਚ ਜਾਂਦੇ ਹਨ । ਮੂਚਾ—ਮਹਾਨ ਉੱਚਾ, ਬਹੁਤ ਸਾਰੇ । ਤ੍ਰਿਸਨਾ—(ਮਾਇਆ ਦੀ) ਤ੍ਰਿਹ । ਸਭੁ ਕਿਛੁ—ਹਰੇਕ ਗੱਲ । ਤ੍ਰਾਸ—ਡਰ । ਜਮ ਤ੍ਰਾਸਾ—ਜਮਾਂ ਦਾ ਡਰ । ਰਿਦ ਮਾਹਿ—ਹਿਰਦੇ ਵਿਚ । ਸਮਾਇ—ਟਿਕ ਜਾਂਦਾ ਹੈ । ਰਸਨਾ—ਜੀਭ । ਜਨ ਕਾ—ਜਨਾਂ ਦਾ, ਸਾਧਾਂ ਦਾ । ਸਾਧ—ਗੁਰਮੁਖ । ਦਾਸਨਿ ਦਸਨਾ—ਦਾਸਾਂ ਦਾ ਦਾਸ ।

ਅਰਥ :—ਪ੍ਰਭੂ ਦਾ ਸਿਮਰਨ ਕਰਨਾ (ਹੋਰ) ਸਾਰੇ (ਆਹਰਾਂ) ਨਾਲੋਂ ਚੰਗਾ ਹੈ; ਪ੍ਰਭੂ ਦਾ ਸਿਮਰਨ ਕਰਨ ਨਾਲ ਬਹੁਤ ਸਾਰੇ (ਜੀਵ) (ਵਿਕਾਰਾਂ ਤੋਂ) ਬਚ ਜਾਂਦੇ ਹਨ ।

ਪ੍ਰਭੂ ਦਾ ਸਿਮਰਨ ਕਰਨ ਨਾਲ (ਮਾਇਆ ਦੀ) ਤ੍ਰਿਹ ਮਿਟ ਜਾਂਦੀ ਹੈ, (ਕਿਉਂਕਿ ਮਾਇਆ ਦੇ) ਹਰੇਕ (ਕੇਲ) ਦੀ ਸਮਝ ਪੈ ਜਾਂਦੀ ਹੈ ।

ਪ੍ਰਭੂ ਦਾ ਸਿਮਰਨ ਕਰਨ ਨਾਲ ਜਮਾਂ ਦਾ ਡਰ ਮੁੱਕ ਜਾਂਦਾ ਹੈ, ਤੇ, (ਜੀਵ ਦੀ) ਆਸ ਪੂਰਨ ਹੋ ਜਾਂਦੀ ਹੈ (ਭਾਵ, ਆਸਾਂ ਵੱਲੋਂ ਮਨ ਰੱਜ ਜਾਂਦਾ ਹੈ) ।

ਪ੍ਰਭੂ ਦਾ ਸਿਮਰਨ ਕੀਤਿਆਂ ਮਨ ਦੀ (ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਅਤੇ ਮਨੁੱਖ ਦੇ ਹਿਰਦੇ ਵਿਚ (ਪ੍ਰਭੂ ਦਾ) ਅਮਰ ਕਰਨ ਵਾਲਾ ਨਾਮ ਟਿਕ ਜਾਂਦਾ ਹੈ ।

ਪ੍ਰਭੂ ਜੀ ਗੁਰਮੁਖ ਮਨੁੱਖਾਂ ਦੀ ਜੀਭ ਉਤੇ ਵੱਸਦੇ ਹਨ (ਭਾਵ, ਸਾਧ ਜਨ ਸਦਾ ਪ੍ਰਭੂ ਨੂੰ ਜਪਦੇ ਹਨ) । (ਆਖ) ਹੇ ਨਾਨਕ ! (ਮੈਂ) ਗੁਰਮੁਖਾਂ ਦੇ ਸੇਵਕਾਂ ਦਾ ਸੇਵਕ (ਬਣਾਂ) ।੪।

ਪ੍ਰਭ ਕਉ ਸਿਮਰਹਿ ਸੇ ਧਨਵੰਤੇ ॥ ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥ ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥ ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥ ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥ ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥ ਪ੍ਰਭ ਕਉ ਸਿਮਰਹਿ ਸੇ ਸੁਖਵਾਸੀ ॥ ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥ ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥ ਨਾਨਕ ਜਨ ਕੀ ਮੰਗੈ ਰਵਾਲਾ ॥੫॥ {ਪੰਨਾ ੨੬੩}

ਪਦ ਅਰਥ :—ਸਿਮਰਹਿ—(ਜੋ) ਸਿਮਰਦੇ ਹਨ । ਸੇ—ਉਹ ਮਨੁੱਖ । ਧਨਵੰਤੇ—ਧਨ ਵਾਲੇ, ਧਨਾਢ । ਪਤਿਵੰਤੇ—ਇੱਜ਼ਤ ਵਾਲੇ । ਪਰਵਾਨ—ਕਬੂਲ, ਮੰਨੇ ਪ੍ਰਮੰਨੇ । ਪੁਰਖ—ਮਨੁੱਖ । ਪ੍ਰਧਾਨ—ਸ੍ਰੇਸ਼ਟ, ਚੰਗੇ । ਸਿ—ਸੇ, ਉਹ ਮਨੁੱਖ । ਬੇਮੁਹਤਾਜੇ—ਬੇ-ਮੁਥਾਜ, ਬੇ-ਪਰਵਾਹ । ਅਬਿਨਾਸੀ—ਨਾਸ-ਰਹਿਤ, ਜਨਮ ਮਰਨ ਤੋਂ ਰਹਿਤ ।

ਸਿਮਰਨਿ—ਸਿਮਰਨ ਵਿਚ । ਤੇ—ਉਹ ਮਨੁੱਖ । ਜਿਨ—ਜਿਨ੍ਹਾਂ ਉਤੇ । ਆਪਿ—ਪ੍ਰਭੂ ਆਪ । ਜਨ—ਸੇਵਕ ।
ਰਵਾਲਾ—ਚਰਨਾਂ ਦੀ ਧੂੜ ।

ਅਰਥ :—ਜੇ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹ ਧਨਾਢ ਹਨ, ਤੇ, ਉਹ ਇੱਜ਼ਤ ਵਾਲੇ ਹਨ ।

ਜੇ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹ ਮੰਨੇ-ਪ੍ਰਮੰਨੇ ਹੋਏ ਹਨ, ਤੇ ਉਹ (ਸਭ ਮਨੁੱਖਾਂ ਤੋਂ) ਚੰਗੇ ਹਨ ।

ਜੇ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ ਉਹ ਕਿਸੇ ਦੇ ਮੁਥਾਜ ਨਹੀਂ ਹਨ, ਉਹ (ਤਾਂ ਸਗੋਂ) ਸਭ ਦੇ ਬਾਦਸ਼ਾਹ ਹਨ ।

ਜੇ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ ਉਹ ਸੁਖੀ ਵੱਸਦੇ ਹਨ ਅਤੇ ਸਦਾ ਲਈ ਜਨਮ ਮਰਨ ਤੋਂ ਰਹਿਤ ਹੋ ਜਾਂਦੇ ਹਨ ।

(ਪਰ) ਪ੍ਰਭ-ਸਿਮਰਨ ਵਿਚ ਉਹੀ ਮਨੁੱਖ ਲੱਗਦੇ ਹਨ ਜਿਨ੍ਹਾਂ ਉਤੇ ਪ੍ਰਭੂ ਆਪਿ ਮੇਹਰਬਾਨ (ਹੁੰਦਾ ਹੈ); ਹੇ ਨਾਨਕ !
(ਕੋਈ ਵਡ-ਭਾਗੀ) ਇਹਨਾਂ ਗੁਰਮੁਖਾਂ ਦੀ ਚਰਨ-ਧੂੜ ਮੰਗਦਾ ਹੈ ।੫।

**ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥ ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ ॥ ਪ੍ਰਭ ਕਉ ਸਿਮਰਹਿ ਸੇ ਮੁਖ
ਸੁਹਾਵੇ ॥ ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥ ਪ੍ਰਭ ਕਉ ਸਿਮਰਹਿ ਤਿਨ ਆਤਮੁ ਜੀਤਾ ॥ ਪ੍ਰਭ ਕਉ ਸਿਮਰਹਿ
ਤਿਨ ਨਿਰਮਲ ਰੀਤਾ ॥ ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥ ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥ ਸੰਤ
ਕ੍ਰਿਪਾ ਤੇ ਅਨਦਿਨੁ ਜਾਗਿ ॥ ਨਾਨਕ ਸਿਮਰਨੁ ਪੂਰੈ ਭਾਗਿ ॥੬॥ {ਪੰਨਾ ੨੬੩}**

ਪਦ ਅਰਥ :—ਉਪਕਾਰ—ਭਲਾਈ, ਨੇਕੀ । ਉਪਕਾਰੀ—ਭਲਾਈ ਕਰਨ ਵਾਲਾ । ਪਰਉਪਕਾਰੀ—ਦੂਜਿਆਂ ਨਾਲ
ਭਲਾਈ ਕਰਨ ਵਾਲੇ । ਤਿਨ—ਉਹਨਾਂ ਤੋਂ । ਸਦ—ਸਦਾ । ਬਲਿਹਾਰੀ—ਸਦਕੇ, ਕੁਰਬਾਨ । ਸੁਹਾਵੇ—ਸੋਹਣੇ ।
ਤਿਨ—ਉਹਨਾਂ ਦੀ । ਸੂਖਿ—ਸੁਖ ਵਿਚ । ਬਿਹਾਵੈ—ਬੀਤਦੀ ਹੈ । ਤਿਨ—ਉਹਨਾਂ ਨੇ । ਆਤਮੁ—ਆਪਣੇ ਆਪ
ਨੂੰ । ਤਿਨ ਰੀਤਾ—ਉਹਨਾਂ ਦੀ ਰੀਤ । ਰੀਤ—ਜ਼ਿੰਦਗੀ ਗੁਜ਼ਾਰਨ ਦਾ ਤਰੀਕਾ । ਨਿਰਮਲ—ਮਲ-ਰਹਿਤ, ਪਵਿੱਤ੍ਰ ।
ਅਨਦ—ਅਨੰਦ, ਖੁਸ਼ੀਆਂ, ਸੁਖ । ਘਨੇਰੇ—ਬਹੁਤ । ਬਸਹਿ—ਵੱਸਦੇ ਹਨ । ਨੇਰੇ—ਨੇੜੇ । ਅਨਦਿਨੁ—ਹਰ ਰੋਜ਼,
ਹਰ ਵੇਲੇ । ਜਾਗਿ—ਜਾਗ ਸਕੀਦਾ ਹੈ । ਨਾਨਕ—ਹੇ ਨਾਨਕ ! ਪੂਰੈ ਭਾਗਿ—ਪੂਰੀ ਕਿਸਮਤ ਨਾਲ ।

ਅਰਥ :—ਜੇ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹ ਦੂਜਿਆਂ ਨਾਲ ਭਲਾਈ ਕਰਨ ਵਾਲੇ ਬਣ ਜਾਂਦੇ ਹਨ, ਉਹਨਾਂ ਤੋਂ
(ਮੈਂ) ਸਦਾ ਸਦਕੇ ਹਾਂ ।

ਜੇ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ ਉਹਨਾਂ ਦੇ ਮੂੰਹ ਸੋਹਣੇ (ਲੱਗਦੇ) ਹਨ, ਉਹਨਾਂ ਦੀ (ਉਮਰ) ਸੁਖ ਵਿਚ ਗੁਜ਼ਰਦੀ ਹੈ ।

ਜੇ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹ ਆਪਣੇ ਆਪ ਨੂੰ ਜਿੱਤ ਲੈਂਦੇ ਹਨ ਅਤੇ ਉਹਨਾਂ ਦੀ ਜ਼ਿੰਦਗੀ ਗੁਜ਼ਾਰਨ ਦਾ
ਤਰੀਕਾ ਪਵਿੱਤ੍ਰ ਹੋ ਜਾਂਦਾ ਹੈ ।

ਜੇ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹਨਾਂ ਨੂੰ ਖੁਸ਼ੀਆਂ ਹੀ ਖੁਸ਼ੀਆਂ ਹਨ, (ਕਿਉਂਕਿ) ਉਹ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ
ਹਨ ।

ਸੰਤਾਂ ਦੀ ਕ੍ਰਿਪਾ ਨਾਲ ਹੀ ਇਹ ਹਰ ਵੇਲੇ (ਸਿਮਰਨ ਦੀ) ਜਾਗ ਆ ਸਕਦੀ ਹੈ; ਹੇ ਨਾਨਕ ! ਸਿਮਰਨ (ਦੀ ਦਾਤਿ)
ਵੱਡੀ ਕਿਸਮਤ ਨਾਲ (ਮਿਲਦੀ ਹੈ) ।੬।

**ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥ ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥ ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ ॥ ਪ੍ਰਭ ਕੈ
ਸਿਮਰਨਿ ਸਹਜਿ ਸਮਾਨੀ ॥ ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥ ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ ॥ ਪ੍ਰਭ ਕੈ
ਸਿਮਰਨਿ ਅਨਹਦ ਝੁਨਕਾਰ ॥ ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥ ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥
ਨਾਨਕ ਤਿਨ ਜਨ ਸਰਨੀ ਪਇਆ ॥੭॥ {ਪੰਨਾ ੨੬੩}**

ਪਦ ਅਰਥ :—ਝੂਰੇ—ਝੂਰਦਾ, ਚਿੰਤਾ ਕਰਦਾ । ਹਰਿ ਗੁਨ ਬਾਨੀ—ਹਰੀ ਦੇ ਗੁਣਾਂ ਵਾਲੀ ਬਾਣੀ । ਸਹਜਿ—ਸਹਜ ਵਿਚ, ਅਡੋਲ ਅਵਸਥਾ ਵਿਚ । ਸਮਾਨੀ—ਲੀਨ ਹੋ ਜਾਂਦਾ ਹੈ । ਨਿਹਚਲ—ਟਿਕਵਾਂ, ਨਾਹ ਹਿੱਲਣ ਵਾਲਾ । ਕਮਲ—ਹਿਰਦਾ ਰੂਪ ਕਉਲ ਫੁੱਲ । ਬਿਗਾਸਨੁ—ਖਿੜਾਉ । ਅਨਹਦ—ਇਕ-ਰਸ, ਲਗਾਤਾਰ । ਝੁਨਕਾਰ—ਰਸੀਲੀ ਮਿੱਠੀ ਆਵਾਜ਼ । ਮਇਆ—ਮੇਹਰ, ਦਇਆ ।

ਅਰਥ :—ਪ੍ਰਭੂ ਦਾ ਸਿਮਰਨ ਕਰਨ ਨਾਲ ਮਨੁੱਖ ਦੇ (ਸਾਰੇ) ਕੰਮ ਪੂਰੇ ਹੋ ਜਾਂਦੇ ਹਨ (ਭਾਵ, ਉਹ ਲੋੜਾਂ ਦੇ ਅਧੀਨ ਨਹੀਂ ਰਹਿੰਦਾ) ਅਤੇ ਕਦੇ ਚਿੰਤਾ ਦੇ ਵੱਸ ਨਹੀਂ ਹੁੰਦਾ ।

ਪ੍ਰਭੂ ਦਾ ਸਿਮਰਨ ਕਰਨ ਨਾਲ, ਮਨੁੱਖ ਅਕਾਲ ਪੁਰਖ ਦੇ ਗੁਣ ਹੀ ਉਚਾਰਦਾ ਹੈ (ਭਾਵ, ਉਸ ਨੂੰ ਸਿਫਤਿ-ਸਾਲਾਹ ਦੀ ਆਦਤ ਪੈ ਜਾਂਦੀ ਹੈ) ਅਤੇ ਸਹਜ ਅਵਸਥਾ ਵਿਚ ਟਿਕਿਆ ਰਹਿੰਦਾ ਹੈ ।

ਪ੍ਰਭੂ ਦਾ ਸਿਮਰਨ ਕਰਨ ਨਾਲ ਮਨੁੱਖ ਦਾ (ਮਨ ਰੂਪੀ) ਆਸਨ ਡੋਲਦਾ ਨਹੀਂ ਅਤੇ ਉਸ ਦੇ (ਹਿਰਦੇ ਦਾ) ਕਉਲ-ਫੁੱਲ ਖਿੜਿਆ ਰਹਿੰਦਾ ਹੈ ।

ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ ਦੇ ਅੰਦਰ) ਇਕ-ਰਸ ਸੰਗੀਤ (ਜਿਹਾ) (ਹੁੰਦਾ ਰਹਿੰਦਾ ਹੈ), (ਭਾਵ) ਪ੍ਰਭੂ ਦੇ ਸਿਮਰਨ ਤੋਂ ਜੋ ਸੁਖ (ਉਪਜਦਾ) ਹੈ ਉਹ (ਕਦੇ) ਮੁੱਕਦਾ ਨਹੀਂ ।

ਉਹੀ ਮਨੁੱਖ (ਪ੍ਰਭੂ ਨੂੰ) ਸਿਮਰਦੇ ਹਨ, ਜਿਨ੍ਹਾਂ ਉਤੇ ਪ੍ਰਭੂ ਦੀ ਮੇਹਰ ਹੁੰਦੀ ਹੈ; ਹੇ ਨਾਨਕ ! (ਕੋਈ ਵਡਭਾਗੀ) ਉਹਨਾਂ (ਸਿਮਰਨ ਕਰਨ ਵਾਲੇ) ਜਨਾਂ ਦੀ ਸਰਣੀ ਪੈਂਦਾ ਹੈ ।੨।

ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥ ਹਰਿ ਸਿਮਰਨਿ ਲਗਿ ਬੇਦ ਉਪਾਏ ॥ ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥
ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥ ਹਰਿ ਸਿਮਰਨਿ ਧਾਰੀ ਸਭ ਧਰਨਾ ॥ ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥
ਹਰਿ ਸਿਮਰਨਿ ਕੀਓ ਸਗਲ ਅਕਾਰਾ ॥ ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥ ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥
ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ ॥੮॥੧॥

ਪਦ ਅਰਥ :—ਹਰਿ ਸਿਮਰਨੁ—ਪ੍ਰਭੂ ਦਾ ਸਿਮਰਨ । ਕਰਿ—ਕਰ ਕੇ । ਪ੍ਰਗਟਾਏ—ਮਸ਼ਹੂਰ ਹੋਏ । ਹਰਿ ਸਿਮਰਨਿ—ਪ੍ਰਭੂ ਦੇ ਸਿਮਰਨ ਵਿਚ । ਲਗਿ—ਲੱਗ ਕੇ, ਜੁੜ ਕੇ । ਉਪਾਏ—ਪੈਦਾ ਕੀਤੇ । ਭਏ—ਹੋ ਗਏ । ਸਿਧ—ਉਹ ਪੁਰਸ਼ ਜੋ ਸਾਧਨਾਂ ਦੁਆਰਾ ਆਤਮਕ ਅਵਸਥਾ ਦੀ ਸਿਖਰ ਤੇ ਪਹੁੰਚ ਜਾਏ । ਜਤੀ—ਆਪਣੇ ਸਰੀਰਕ ਇੰਦ੍ਰਿਆਂ ਨੂੰ ਵੱਸ ਵਿਚ ਰੱਖਣ ਵਾਲਾ । ਚਹੁ ਕੁੰਟ—ਚਹੁ-ਪਾਸੀਂ, ਸਾਰੇ ਜਗਤ ਵਿਚ । ਜਾਤੇ—ਮਸ਼ਹੂਰ । ਸਿਮਰਨਿ—ਸਿਮਰਨ ਨੇ । ਧਾਰੀ—ਟਿਕਾਈ । ਧਰਨਾ—ਧਰਤੀ । ਕਾਰਨ ਕਰਨ—ਜਗਤ ਦਾ ਕਾਰਨ, ਜਗਤ ਦਾ ਮੂਲ, ਸ੍ਰਿਸ਼ਟੀ ਦਾ ਕਰਤਾ । ਆਕਾਰਾ—ਵਿਸ਼ਟਮਾਨ ਜਗਤ । ਮਹਿ—ਵਿਚ । ਜਿਸੁ—ਜਿਸ ਨੂੰ । ਨਾਨਕ—ਹੇ ਨਾਨਕ ! ਤਿਨਿ—ਉਸ ਮਨੁੱਖ ਨੇ । ਗੁਰਮੁਖਿ—ਗੁਰੂ ਦੀ ਰਾਹੀਂ ।

ਅਰਥ :—ਪ੍ਰਭੂ ਦਾ ਸਿਮਰਨ ਕਰ ਕੇ ਭਗਤ (ਜਗਤ ਵਿਚ) ਮਸ਼ਹੂਰ ਹੁੰਦੇ ਹਨ, ਸਿਮਰਨ ਵਿਚ ਹੀ ਜੁੜ ਕੇ (ਰਿਸ਼ੀਆਂ ਨੇ) ਵੇਦ (ਆਦਿਕ ਧਰਮ ਪੁਸਤਕ) ਰਚੇ ।

ਪ੍ਰਭੂ ਦੇ ਸਿਮਰਨ ਦੁਆਰਾ ਹੀ ਮਨੁੱਖ ਸਿੱਧ ਬਣ ਗਏ, ਜਤੀ ਬਣ ਗਏ, ਦਾਤੇ ਬਣ ਗਏ; ਸਿਮਰਨ ਦੀ ਬਰਕਤਿ ਨਾਲ ਨੀਚ ਮਨੁੱਖ ਸਾਰੇ ਸੰਸਾਰ ਵਿਚ ਪਰਗਟ ਹੋ ਗਏ ।

ਪ੍ਰਭੂ ਦੇ ਸਿਮਰਨ ਨੇ ਸਾਰੀ ਧਰਤੀ ਨੂੰ ਆਸਰਾ ਦਿੱਤਾ ਹੋਇਆ ਹੈ; (ਤਾਂ ਤੇ ਹੇ ਭਾਈ !) ਜਗਤ ਦੇ ਕਰਤਾ ਪ੍ਰਭੂ ਨੂੰ ਸਦਾ ਸਿਮਰ ।

ਪ੍ਰਭੂ ਨੇ ਸਿਮਰਨ ਵਾਸਤੇ ਸਾਰਾ ਜਗਤ ਬਣਾਇਆ ਹੈ; ਜਿਥੇ ਸਿਮਰਨ ਹੈ ਓਥੇ ਨਿਰੰਕਾਰ ਆਪ ਵੱਸਦਾ ਹੈ ।

ਮੇਹਰ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਕਰਨ ਦੀ) ਸਮਝ ਦੇਂਦਾ ਹੈ, ਹੇ ਨਾਨਕ ! ਉਸ ਮਨੁੱਖ ਨੇ ਗੁਰੂ ਦੁਆਰਾ ਸਿਮਰਨ (ਦੀ ਦਾਤ) ਪ੍ਰਾਪਤ ਕਰ ਲਈ ਹੈ ।੮।੧।

ਸਲੋਕੁ ॥ ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ ॥ ਸਰਣਿ ਤੁਮਾਰੀ ਆਇਓ ਨਾਨਕ ਕੇ ਪ੍ਰਭ ਸਾਥ ॥੧॥ {ਪੰਨਾ ੨੬੩-੨੬੪}

ਪਦ ਅਰਥ :-ਦੀਨ—ਗਰੀਬ, ਕੰਗਾਲ, ਕਮਜ਼ੋਰ । ਭੰਜਨਾ—ਤੋੜਨ ਵਾਲਾ, ਨਾਸ ਕਰਨ ਵਾਲਾ । ਘਟਿ—ਘਟ ਵਿਚ, ਸਰੀਰ ਵਿਚ । ਘਟਿ ਘਟਿ—ਹਰੇਕ ਸਰੀਰ ਵਿਚ (ਵਿਆਪਕ) । ਨਾਥ—ਮਾਲਕ, ਖਸਮ । ਅਨਾਥ—ਯਤੀਮ, ਨਿਖਸਮੇ । ਨਾਥ—ਅਨਾਥਾਂ ਦਾ ਨਾਥ । ਆਇਓ—ਆਇਆ ਹਾਂ । ਪ੍ਰਭ—ਹੇ ਪ੍ਰਭੂ ! ਨਾਨਕ ਕੇ ਸਾਥ—ਗੁਰੂ ਦੇ ਨਾਲ, ਗੁਰੂ ਦੀ ਚਰਨੀਂ ਪੈ ਕੇ ।

ਅਰਥ :-ਦੀਨਾਂ ਦੇ ਦਰਦ ਤੇ ਦੁੱਖ ਨਾਸ ਕਰਨ ਵਾਲੇ ਹੇ ਪ੍ਰਭੂ ! ਹੇ ਹਰੇਕ ਸਰੀਰ ਵਿਚ ਵਿਆਪਕ ਹਰੀ ! ਹੇ ਅਨਾਥਾਂ ਦੇ ਨਾਥ !

ਹੇ ਪ੍ਰਭੂ ! ਗੁਰੂ ਨਾਨਕ ਦਾ ਪੱਲਾ ਫੜ ਕੇ ਮੈਂ ਤੇਰੀ ਸਰਣ ਆਇਆ ਹਾਂ ।੨।

ਨੋਟ :-ਲਫਜ਼ “ਤੁਮਾਰੀ” ਦੇ ਅੱਖਰ ‘ਮ’ ਦੇ ਹੇਠ ਅੱਧਾ ‘ਹ’ ਹੈ ।

ਅਸਟਪਦੀ ॥ ਜਹ ਮਾਤ ਪਿਤਾ ਸੁਤ ਮੀਤ ਨ ਭਾਈ ॥ ਮਨ ਊਹਾ ਨਾਮੁ ਤੇਰੈ ਸੰਗਿ ਸਹਾਈ ॥ ਜਹ ਮਹਾ ਭਇਆਨ ਦੂਤ ਜਮ ਦਲੈ ॥ ਤਹ ਕੇਵਲ ਨਾਮੁ ਸੰਗਿ ਤੇਰੈ ਚਲੈ ॥ ਜਹ ਮੁਸਕਲ ਹੋਵੈ ਅਤਿ ਭਾਰੀ ॥ ਹਰਿ ਕੋ ਨਾਮੁ ਖਿਨ ਮਾਹਿ ਉਧਾਰੀ ॥ ਅਨਿਕ ਪੁਨਹਚਰਨ ਕਰਤ ਨਹੀ ਤਰੈ ॥ ਹਰਿ ਕੋ ਨਾਮੁ ਕੋਟਿ ਪਾਪ ਪਰਹਰੈ ॥ ਗੁਰਮੁਖਿ ਨਾਮੁ ਜਪਹੁ ਮਨ ਮੇਰੇ ॥ ਨਾਨਕ ਪਾਵਹੁ ਸੁਖ ਘਨੇਰੇ ॥੧॥

ਪਦ ਅਰਥ :-ਜਹ—ਜਿਥੇ (ਭਾਵ, ਜ਼ਿੰਦਗੀ ਦੇ ਇਸ ਸਫਰ ਵਿਚ) । ਸੁਤ—ਪੁੱਤ੍ਰ । ਮਨ—ਹੇ ਮਨ ! ਊਹਾ—ਓਥੇ । ਮਹਾ—ਵੱਡਾ । ਭਇਆਨ—ਭਿਆਨਕ, ਡਰਾਉਣਾ । ਦੂਤ ਜਮ—ਜਮਦੂਤ । ਦੂਤ ਜਮ ਦਲੈ—ਜਮਦੂਤਾਂ ਦਾ ਦਲ । ਤਹ—ਓਥੇ । ਕੇਵਲ—ਸਿਰਫ਼ । ਖਿਨ ਮਾਹਿ—ਖਿਨ ਵਿਚ, ਅੱਖ ਦੇ ਫੇਰ ਵਿਚ । ਉਧਾਰੀ—ਬਚਾਉਂਦਾ ਹੈ । ਅਨਿਕ—ਅਨੇਕ, ਬਹੁਤ । ਪੁਨਹ ਚਰਨ {skt. पुनः आचरण । ਆਚਰਨ—ਧਾਰਮਿਕ ਰਸਮ}—ਮੁੜ ਮੁੜ ਕੋਈ ਧਾਰਮਿਕ ਰਸਮਾਂ (ਕਰਨੀਆਂ) । ਕੋ—ਕਾ, ਦਾ । ਕੋਟਿ—ਕਰੋੜ । ਪਰਹਰੈ—ਦੂਰ ਕਰ ਦੇਂਦਾ ਹੈ । ਗੁਰਮੁਖਿ—ਗੁਰੂ ਦੇ ਸਨਮੁਖ ਹੋ ਕੇ ।੧।

ਅਰਥ :-ਜਿਥੇ ਮਾਂ, ਪਿਉ, ਪੁੱਤਰ, ਮਿੱਤ੍ਰ, ਭਰਾ ਕੋਈ (ਸਾਥੀ) ਨਹੀਂ (ਬਣਦਾ), ਓਥੇ ਹੇ ਮਨ ! (ਪ੍ਰਭੂ) ਦਾ ਨਾਮ ਤੇਰੇ ਨਾਲ ਸਹੈਤਾ ਕਰਨ ਵਾਲਾ (ਹੈ) ।

ਜਿਥੇ ਵੱਡੇ ਡਰਾਉਣੇ ਜਮਦੂਤਾਂ ਦਾ ਦਲ ਹੈ, ਓਥੇ ਤੇਰੇ ਨਾਲ ਸਿਰਫ਼ ਪ੍ਰਭੂ ਦਾ ਨਾਮ ਹੀ ਜਾਂਦਾ ਹੈ ।

ਜਿਥੇ ਬੜੀ ਭਾਰੀ ਮੁਸਕਲ ਹੁੰਦੀ ਹੈ, (ਓਥੇ) ਪ੍ਰਭੂ ਦਾ ਨਾਮ ਅੱਖ ਦੇ ਫੇਰ ਵਿਚ ਬਚਾ ਲੈਂਦਾ ਹੈ ।

ਅਨੇਕਾਂ ਧਾਰਮਿਕ ਰਸਮਾਂ ਕਰ ਕੇ ਭੀ (ਮਨੁੱਖ ਪਾਪਾਂ ਤੋਂ) ਨਹੀਂ ਬਚਦਾ, (ਪਰ) ਪ੍ਰਭੂ ਦਾ ਨਾਮ ਕਰੋੜਾਂ ਪਾਪਾਂ ਦਾ ਨਾਸ ਕਰ ਦੇਂਦਾ ਹੈ ।

(ਤਾਂ ਤੇ) ਹੇ ਮੇਰੇ ਮਨ ! ਗੁਰੂ ਦੀ ਸਰਣ ਪੈ ਕੇ (ਪ੍ਰਭੂ ਦਾ) ਨਾਮ ਜਪ; ਹੇ ਨਾਨਕ ! (ਨਾਮ ਦੀ ਬਰਕਤਿ ਨਾਲ) ਬੜੇ ਸੁਖ ਪਾਵਹਿੰਗਾ ।੧।

ਸਗਲ ਸ੍ਰਿਸਟਿ ਕੋ ਰਾਜਾ ਦੁਖੀਆ ॥ ਹਰਿ ਕਾ ਨਾਮੁ ਜਪਤ ਹੋਇ ਸੁਖੀਆ ॥ ਲਾਖ ਕਰੋਰੀ ਬੰਧੁ ਨ ਪਰੈ ॥ ਹਰਿ ਕਾ ਨਾਮੁ ਜਪਤ ਨਿਸਤਰੈ ॥ ਅਨਿਕ ਮਾਇਆ ਰੰਗ ਤਿਖ ਨ ਬੁਝਾਵੈ ॥ ਹਰਿ ਕਾ ਨਾਮੁ ਜਪਤ ਆਘਾਵੈ ॥ ਜਿਹ ਮਾਰਗਿ

ਇਹੁ ਜਾਤ ਇਕੇਲਾ ॥ ਤਹ ਹਰਿ ਨਾਮੁ ਸੰਗਿ ਹੋਤ ਸੁਹੇਲਾ ॥ ਐਸਾ ਨਾਮੁ ਮਨ ਸਦਾ ਧਿਆਈਐ ॥ ਨਾਨਕ ਗੁਰਮੁਖਿ ਪਰਮ ਗਤਿ ਪਾਈਐ ॥੨॥

ਪਦ ਅਰਥ :—ਸਗਲ—ਸਾਰੀ । ਸ੍ਰਿਸਟਿ—ਦੁਨੀਆ । ਕੇ—ਦਾ । ਲਾਖ ਕਰੋਰੀ—ਲੱਖਾਂ ਕਰੋੜਾਂ (ਰੁਪਇਆਂ) ਨਾਲ, ਲੱਖਾਂ ਕਰੋੜਾਂ ਰੁਪਏ ਕਮਾ ਕੇ ਭੀ । ਬੰਧੁ—ਰੋਕ, ਬੰਧੁ । ਨ ਪਰੈ—ਨਹੀਂ ਪੈਂਦੀ । ਨਿਸਤਰੈ—ਪਾਰ ਲੰਘ ਜਾਂਦਾ ਹੈ । ਅਨਿਕ ਮਾਇਆ ਰੰਗ—ਮਾਇਆ ਦੇ ਅਨੇਕ ਰੰਗ, ਮਾਇਆ ਦੀਆਂ ਅਨੇਕਾਂ ਮੌਜਾਂ (ਹੁੰਦਿਆਂ ਭੀ) । ਤਿਖ—ਤ੍ਰਿਹ, ਮਾਇਆ ਦੀ ਤ੍ਰਿਹ । ਆਘਾਵੈ—ਰੱਜ ਜਾਂਦਾ ਹੈ । ਜਿਹ ਮਾਰਗ—ਜਿਨ੍ਹਾਂ ਰਸਤਿਆਂ ਤੇ । ਸੁਹੇਲਾ—ਸੁਖ ਦੇਣ ਵਾਲਾ । ਮਨ—ਹੇ ਮਨ ! ਪਰਮ—ਉੱਚਾ । ਗਤਿ—ਦਰਜਾ । ਪਾਈਐ—ਪਾਈਦਾ ਹੈ, ਮਿਲਦਾ ਹੈ ।

ਅਰਥ :—(ਮਨੁੱਖ) ਸਾਰੀ ਦੁਨੀਆ ਦਾ ਰਾਜਾ (ਹੋ ਕੇ ਭੀ) ਦੁਖੀ (ਰਹਿੰਦਾ ਹੈ) ਪਰ ਪ੍ਰਭੂ ਦਾ ਨਾਮ ਜਪਿਆਂ ਸੁਖੀ (ਹੋ ਜਾਂਦਾ ਹੈ);

(ਕਿਉਂਕਿ) ਲੱਖਾਂ ਕਰੋੜਾਂ (ਰੁਪਏ) ਕਮਾ ਕੇ ਭੀ (ਮਾਇਆ ਦੀ ਤ੍ਰਿਹ ਵਿਚ) ਰੋਕ ਨਹੀਂ ਪੈਂਦੀ, (ਏਸ ਮਾਇਆ-ਕਾਂਗ ਤੋਂ) ਪ੍ਰਭੂ ਦਾ ਨਾਮ ਜਪ ਕੇ ਮਨੁੱਖ ਪਾਰ ਲੰਘ ਜਾਂਦਾ ਹੈ;

ਮਾਇਆ ਦੀਆਂ ਬੇ-ਅੰਤ ਮੌਜਾਂ ਹੁੰਦਿਆਂ ਭੀ (ਮਾਇਆ ਦੀ) ਤ੍ਰਿਹ ਨਹੀਂ ਬੁੱਝਦੀ, (ਪਰ) ਪ੍ਰਭੂ ਦਾ ਨਾਮ ਜਪਿਆਂ (ਮਨੁੱਖ ਮਾਇਆ ਵਲੋਂ) ਰੱਜ ਜਾਂਦਾ ਹੈ ।

ਜਿਹਨੀਂ ਰਾਹੀਂ ਇਹ ਜੀਵ ਇਕੱਲਾ ਜਾਂਦਾ ਹੈ, (ਭਾਵ, ਜ਼ਿੰਦਗੀ ਦੇ ਜਿਨ੍ਹਾਂ ਝੰਬੇਲਿਆਂ ਵਿਚ ਇਸ ਚਿੰਤਾਤੁਰ ਜੀਵ ਦੀ ਕੋਈ ਸਹੈਤਾ ਨਹੀਂ ਕਰ ਸਕਦਾ) ਓਥੇ ਪ੍ਰਭੂ ਦਾ ਨਾਮ ਇਸ ਦੇ ਨਾਲ ਸੁਖ ਦੇਣ ਵਾਲਾ ਹੁੰਦਾ ਹੈ ।

(ਤਾਂ ਤੇ) ਹੇ ਮਨ ! ਅਜੇਹਾ (ਸੁਹੇਲਾ) ਨਾਮ ਸਦਾ ਸਿਮਰੀਏ, ਹੇ ਨਾਨਕ ! ਗੁਰੂ ਦੀ ਰਾਹੀਂ (ਨਾਮ ਜਪਿਆਂ) ਉੱਚਾ ਦਰਜਾ ਮਿਲਦਾ ਹੈ ।੨।

ਛੂਟਤ ਨਹੀ ਕੋਟਿ ਲਖ ਬਾਹੀ ॥ ਨਾਮੁ ਜਪਤ ਤਹ ਪਾਰਿ ਪਰਾਹੀ ॥ ਅਨਿਕ ਬਿਘਨ ਜਹ ਆਇ ਸੰਘਾਰੈ ॥ ਹਰਿ ਕਾ ਨਾਮੁ ਤਤਕਾਲ ਉਧਾਰੈ ॥ ਅਨਿਕ ਜੋਨਿ ਜਨਮੈ ਮਰਿ ਜਾਮ ॥ ਨਾਮੁ ਜਪਤ ਪਾਵੈ ਬਿਸ੍ਰਾਮ ॥ ਹਉ ਮੈਲਾ ਮਲੁ ਕਬਹੁ ਨ ਧੋਵੈ ॥ ਹਰਿ ਕਾ ਨਾਮੁ ਕੋਟਿ ਪਾਪ ਖੋਵੈ ॥ ਐਸਾ ਨਾਮੁ ਜਪਹੁ ਮਨ ਰੰਗਿ ॥ ਨਾਨਕ ਪਾਈਐ ਸਾਧ ਕੈ ਸੰਗਿ ॥੩॥

ਪਦ ਅਰਥ :—ਛੂਟਤ—ਖ਼ਲਾਸੀ ਪਾਉਂਦਾ, ਬਚ ਸਕਦਾ । ਬਾਹੀ—ਬਾਹਵਾਂ ਨਾਲ, ਭਰਾਵਾਂ ਦੇ ਹੁੰਦਿਆਂ । ਪਰਾਹੀ—ਪਰਹਿ, ਪੈਂਦੇ ਹਨ । ਪਾਰਿ ਪਰਾਹੀ—ਪਾਰ ਲੰਘ ਜਾਂਦੇ ਹਨ । ਆਇ—ਆ ਕੇ । ਸੰਘਾਰੈ—(skt. ਚੰਫ) ਨਾਸ ਕਰਦੇ ਹਨ, ਦੁਖੀ ਕਰਦੇ ਹਨ । ਤਤਕਾਲ—ਤੁਰਤ । ਬਿਸ੍ਰਾਮ—ਟਿਕਾਉ । ਹਉ—ਅਪਣੱਤ, ਵਖੇਵਾਂ-ਪਨ । ਕੋਟਿ—ਕਰੋੜਾਂ । ਮਨ—ਹੇ ਮਨ ! ਰੰਗਿ—ਰੰਗ ਵਿਚ, ਪਿਆਰ ਨਾਲ । ਨਾਨਕ—ਹੇ ਨਾਨਕ !

ਅਰਥ :—ਲੱਖਾਂ ਕਰੋੜਾਂ ਭਰਾਵਾਂ ਦੇ ਹੁੰਦਿਆਂ (ਮਨੁੱਖ ਜਿਸ ਦੀਨ ਅਵਸਥਾ ਤੋਂ) ਖ਼ਲਾਸੀ ਨਹੀਂ ਪਾ ਸਕਦਾ, ਓਥੋਂ (ਪ੍ਰਭੂ ਦਾ) ਨਾਮ ਜਪਿਆਂ (ਜੀਵ) ਪਾਰ ਲੰਘ ਜਾਂਦੇ ਹਨ ।

ਜਿਥੇ ਅਨੇਕਾਂ ਔਕੜਾਂ ਆ ਦਬਾਉਂਦੀਆਂ ਹਨ, (ਓਥੇ) ਪ੍ਰਭੂ ਦਾ ਨਾਮ ਤੁਰਤ ਬਚਾ ਲੈਂਦਾ ਹੈ ।

(ਜੀਵ) ਅਨੇਕਾਂ ਜੂਨਾਂ ਵਿਚ ਜੰਮਦਾ ਹੈ, ਮਰਦਾ ਹੈ (ਫਿਰ) ਜੰਮਦਾ ਹੈ (ਏਸੇ ਤਰ੍ਹਾਂ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ), ਨਾਮ ਜਪਿਆਂ (ਪ੍ਰਭੂ-ਚਰਨਾਂ ਵਿਚ) ਟਿਕ ਜਾਂਦਾ ਹੈ ।

ਹਉਮੈ ਨਾਲ ਗੰਦਾ ਹੋਇਆ (ਜੀਵ) ਕਦੇ ਇਹ ਮੈਲ ਧੋਂਦਾ ਨਹੀਂ, (ਪਰ) ਪ੍ਰਭੂ ਦਾ ਨਾਮ ਕਰੋੜਾਂ ਪਾਪ ਨਾਸ ਕਰ ਦੇਂਦਾ ਹੈ ।

ਹੇ ਮਨ ! (ਪ੍ਰਭੂ ਦਾ) ਅਜੇਹਾ ਨਾਮ ਪਿਆਰ ਨਾਲ ਜਪ । ਹੇ ਨਾਨਕ ! (ਪ੍ਰਭੂ ਦਾ ਨਾਮ) ਗੁਰਮੁਖਾਂ ਦੀ ਸੰਗਤਿ ਵਿਚ ਮਿਲਦਾ ਹੈ ।੩।

ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ॥ ਹਰਿ ਕਾ ਨਾਮੁ ਉਹਾ ਸੰਗਿ ਤੋਸਾ ॥ ਜਿਹ ਪੈਡੈ ਮਹਾ ਅੰਧ ਗੁਬਾਰਾ ॥ ਹਰਿ ਕਾ ਨਾਮੁ ਸੰਗਿ ਉਜੀਆਰਾ ॥ ਜਹਾ ਪੰਥਿ ਤੇਰਾ ਕੋ ਨ ਸਿਵਾਨੂ ॥ ਹਰਿ ਕਾ ਨਾਮੁ ਤਹ ਨਾਲਿ ਪਛਾਨੂ ॥ ਜਹ ਮਹਾ ਭਇਆਨ ਤਪਤਿ ਬਹੁ ਘਾਮ ॥ ਤਹ ਹਰਿ ਕੇ ਨਾਮ ਕੀ ਤੁਮ ਉਪਰਿ ਛਾਮ ॥ ਜਹਾ ਤ੍ਰਿਖਾ ਮਨ ਤੁਝੁ ਆਕਰਖੈ ॥ ਤਹ ਨਾਨਕ ਹਰਿ ਹਰਿ ਅੰਮ੍ਰਿਤੁ ਬਰਖੈ ॥੪॥

ਪਦ ਅਰਥ :—ਜਿਹ—ਜਿਸ । ਮਾਰਗ—ਰਾਹ, ਪੈਂਡਾ । ਉਹਾ—ਓਥੇ । ਸੰਗਿ—(ਤੇਰੇ) ਨਾਲ । ਤੋਸਾ—ਖਰਚ, ਪੂੰਜੀ । ਜਿਹ ਪੈਡੈ—ਜਿਸ ਰਾਹ ਵਿਚ । ਗੁਬਾਰਾ—ਹਨੇਰਾ । ਉਜੀਆਰਾ—ਚਾਨਣ । ਪੰਥਿ—ਰਾਹ ਵਿਚ । ਭਇਆਨ—ਭਿਆਨਕ, ਡਰਾਉਣਾ । ਤਪਤਿ—ਤਪਸ਼ । ਘਾਮ—ਗਰਮੀ । ਛਾਮ—ਛਾਂ । ਤ੍ਰਿਖਾ—ਤ੍ਰਿਹ । ਆਕਰਖੈ—ਖਿੱਚਦੀ ਹੈ, ਘਬਰਾਹਟ ਪਾਉਂਦੀ ਹੈ । ਤੁਝੁ—ਤੈਨੂੰ । ਬਰਖੈ—ਵਰਸਦਾ ਹੈ ।

ਅਰਥ :—ਜਿਸ (ਜ਼ਿੰਦਗੀ ਰੂਪੀ) ਪੈਂਡੇ ਦੇ ਕੋਹ ਗਿਣੇ ਨਹੀਂ ਜਾ ਸਕਦੇ, ਉਥੇ (ਭਾਵ, ਉਸ ਲੰਮੇ ਸਫਰ ਵਿਚ) ਪ੍ਰਭੂ ਦਾ ਨਾਮ (ਜੀਵ ਦੇ) ਨਾਲ (ਰਾਹ ਦੀ) ਰਾਸ-ਪੂੰਜੀ ਹੈ ।

ਜਿਸ (ਜ਼ਿੰਦਗੀ ਰੂਪ) ਰਾਹ ਵਿਚ (ਵਿਕਾਰਾਂ ਦਾ) ਬੜਾ ਘੁੱਪ ਹਨੇਰਾ ਹੈ, (ਓਥੇ) ਪ੍ਰਭੂ ਦਾ ਨਾਮ (ਜੀਵ ਦੇ) ਨਾਲ ਚਾਨਣ ਹੈ ।

ਜਿਸ ਰਸਤੇ ਵਿਚ (ਹੇ ਜੀਵ !) ਤੇਰਾ ਕੋਈ (ਅਸਲੀ) ਮਰਹਮ ਨਹੀਂ ਹੈ, ਓਥੇ ਪ੍ਰਭੂ ਦਾ ਨਾਮ ਤੇਰੇ ਨਾਲ (ਸੱਚਾ) ਸਾਥੀ ਹੈ ।

ਜਿਥੇ (ਜ਼ਿੰਦਗੀ ਦੇ ਸਫਰ ਵਿਚ) (ਵਿਕਾਰਾਂ ਦੀ) ਬੜੀ ਭਿਆਨਕ ਤਪਸ਼ ਤੇ ਗਰਮੀ ਹੈ, ਓਥੇ ਪ੍ਰਭੂ ਦਾ ਨਾਮ (ਹੇ ਜੀਵ !) ਤੇਰੇ ਉਤੇ ਛਾਂ ਹੈ ।

(ਹੇ ਜੀਵ !) ਜਿਥੇ (ਮਾਇਆ ਦੀ) ਤ੍ਰਿਹ ਤੈਨੂੰ (ਸਦਾ) ਖਿੱਚ ਪਾਉਂਦੀ ਹੈ, ਓਥੇ, ਹੇ ਨਾਨਕ ! ਪ੍ਰਭੂ ਦੇ ਨਾਮ ਦੀ ਬਰਖਾ ਹੁੰਦੀ ਹੈ (ਜੋ ਤਪਸ਼ ਨੂੰ ਬੁਝਾ ਦੇਂਦੀ ਹੈ) ।੪।

ਭਗਤ ਜਨਾ ਕੀ ਬਰਤਨਿ ਨਾਮੁ ॥ ਸੰਤ ਜਨਾ ਕੈ ਮਨਿ ਬਿਸ੍ਵਾਮੁ ॥ ਹਰਿ ਕਾ ਨਾਮੁ ਦਾਸ ਕੀ ਓਟ ॥ ਹਰਿ ਕੈ ਨਾਮਿ ਉਧਰੇ ਜਨ ਕੋਟਿ ॥ ਹਰਿ ਜਸੁ ਕਰਤ ਸੰਤ ਦਿਨੁ ਰਾਤਿ ॥ ਹਰਿ ਹਰਿ ਅਉਖਧੁ ਸਾਧ ਕਮਾਤਿ ॥ ਹਰਿ ਜਨ ਕੈ ਹਰਿ ਨਾਮੁ ਨਿਧਾਨੁ ॥ ਪਾਰਬ੍ਰਹਮਿ ਜਨ ਕੀਨੋ ਦਾਨ ॥ ਮਨ ਤਨ ਰੰਗਿ ਰਤੇ ਰੰਗ ਏਕੈ ॥ ਨਾਨਕ ਜਨ ਕੈ ਬਿਰਤਿ ਬਿਬੇਕੈ ॥੫॥ {ਪੰਨਾ ੨੬੪}

ਪਦ ਅਰਥ :—ਬਰਤਨਿ—ਵਰਤੋਂ, ਉਹ ਚੀਜ਼ ਜੋ ਹਰ ਵੇਲੇ ਲੋੜੀਂਦੀ ਹੈ, ਹੱਥ-ਠੋਕਾ । ਮਨਿ—ਮਨ ਵਿਚ । ਓਟ—ਆਸਰਾ । ਹਰਿ ਕੈ ਨਾਮਿ—ਪ੍ਰਭੂ ਦੇ ਨਾਮ ਦੀ ਰਾਹੀਂ । ਜਨ—ਮਨੁੱਖ । ਹਰਿ ਜਸੁ—ਹਰੀ ਦੀ ਸਿਫਤਿ, ਪ੍ਰਭੂ ਦੀ ਵਡਿਆਈ । ਅਉਖਧੁ—ਦਵਾਈ, ਦਾਰੂ । ਕਮਾਤਿ—ਕਮਾਉਂਦੇ ਹਨ, ਹਾਸਲ ਕਰਦੇ ਹਨ । ਹਰਿ ਜਨ ਕੈ—ਪ੍ਰਭੂ ਦੇ ਸੇਵਕ ਦੇ (ਪਾਸ) । ਨਿਧਾਨੁ—ਖਜ਼ਾਨਾ । ਪਾਰਬ੍ਰਹਮਿ—ਪਾਰਬ੍ਰਹਮ ਨੇ, ਪ੍ਰਭੂ ਨੇ । ਕੀਨੋ—ਕੀਤਾ ਹੈ । ਜਨ—ਜਨਾਂ ਨੂੰ, ਆਪਣੇ ਸੇਵਕਾਂ ਨੂੰ । ਰੰਗਿ—ਪਿਆਰ । ਬਿਰਤਿ—ਸੁਭਾਉ, ਰੁਚੀ । ਬਿਬੇਕੈ—ਪਰਖ, ਵਿਚਾਰ । ਬਿਰਤਿ ਬਿਬੇਕੈ—ਚੰਗੇ ਮੰਦੇ ਦੀ ਪਰਖ ਕਰਨ ਦਾ ਸੁਭਾਉ ।

ਅਰਥ :—ਪ੍ਰਭੂ-ਨਾਮ ਭਗਤਾਂ ਦਾ ਹੱਥ-ਠੋਕਾ ਹੈ, ਭਗਤਾਂ ਦੇ ਹੀ ਮਨ ਵਿਚ ਇਹ ਟਿਕਿਆ ਰਹਿੰਦਾ ਹੈ ।

ਪ੍ਰਭੂ ਦਾ ਨਾਮ ਭਗਤਾਂ ਦਾ ਆਸਰਾ ਹੈ, ਪ੍ਰਭੂ-ਨਾਮ ਦੀ ਰਾਹੀਂ ਕਰੋੜਾਂ ਬੰਦੇ (ਵਿਕਾਰਾਂ ਤੋਂ) ਬਚ ਜਾਂਦੇ ਹਨ ।

ਭਗਤ ਜਨ ਦਿਨ ਰਾਤ ਪ੍ਰਭੂ ਦੀ ਵਡਿਆਈ ਕਰਦੇ ਹਨ, ਤੇ, ਪ੍ਰਭੂ-ਨਾਮ ਰੂਪੀ ਦਵਾਈ ਇਕੱਠੀ ਕਰਦੇ ਹਨ (ਜਿਸ ਨਾਲ ਹਉਮੈ ਰੋਗ ਦੂਰ ਹੁੰਦਾ ਹੈ) ।

ਭਗਤਾਂ ਦੇ ਪਾਸ ਪ੍ਰਭੂ ਦਾ ਨਾਮ ਹੀ ਖਜ਼ਾਨਾ ਹੈ, ਪ੍ਰਭੂ ਨੇ ਨਾਮ ਦੀ ਬਖਸ਼ਿਸ਼ ਆਪਣੇ ਸੇਵਕਾਂ ਤੇ ਆਪ ਕੀਤੀ ਹੈ ।

ਭਗਤ ਜਨ ਮਨੋਂ ਤਨੋਂ ਇਕ ਪ੍ਰਭੂ ਦੇ ਪਿਆਰ ਵਿਚ ਰੰਗੇ ਰਹਿੰਦੇ ਹਨ; ਹੇ ਨਾਨਕ ! ਭਗਤਾਂ ਦੇ ਅੰਦਰ ਚੰਗੇ ਮੰਦੇ ਦੀ ਪਰਖ ਕਰਨ ਵਾਲਾ ਸੁਭਾਉ ਬਣ ਜਾਂਦਾ ਹੈ ।੫।

ਹਰਿ ਕਾ ਨਾਮੁ ਜਨ ਕਉ ਮੁਕਤਿ ਜੁਗਤਿ ॥ ਹਰਿ ਕੈ ਨਾਮਿ ਜਨ ਕਉ ਤ੍ਰਿਪਤਿ ਭੁਗਤਿ ॥ ਹਰਿ ਕਾ ਨਾਮੁ ਜਨ ਕਾ ਰੂਪ ਰੰਗੁ ॥ ਹਰਿ ਨਾਮੁ ਜਪਤ ਕਬ ਪਰੈ ਨ ਭੰਗੁ ॥ ਹਰਿ ਕਾ ਨਾਮੁ ਜਨ ਕੀ ਵਡਿਆਈ ॥ ਹਰਿ ਕੈ ਨਾਮਿ ਜਨ ਸੋਭਾ ਪਾਈ ॥ ਹਰਿ ਕਾ ਨਾਮੁ ਜਨ ਕਉ ਭੋਗ ਜੋਗ ॥ ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ ॥ ਜਨੁ ਰਾਤਾ ਹਰਿ ਨਾਮ ਕੀ ਸੇਵਾ ॥ ਨਾਨਕ ਪੂਜੈ ਹਰਿ ਹਰਿ ਦੇਵਾ ॥੬॥ {ਪੰਨਾ ੨੬੪-੨੬੫}

ਪਦ ਅਰਥ :—ਜਨ ਕਉ—ਭਗਤ ਜਨਾਂ ਵਾਸਤੇ । ਮੁਕਤਿ—(ਮਾਇਆ ਦੇ ਬੰਧਨਾਂ ਤੋਂ) ਛੁਟਕਾਰਾ । ਜੁਗਤਿ—ਤਰੀਕਾ, ਵਸੀਲਾ । ਤ੍ਰਿਪਤਿ—ਰਜੇਵਾਂ, ਤਸੱਲੀ । ਭੁਗਤਿ—(ਮਾਇਕ) ਭੋਗ । ਰੂਪ ਰੰਗੁ—ਸੁਹਣੱਪ । ਭੰਗੁ—ਵਿਘਨ । ਵਡਿਆਈ—ਇੱਜ਼ਤ । ਜਨ—(ਭਗਤ) ਜਨਾਂ ਨੇ । ਬਿਓਗੁ—ਵਿਛੋੜਾ, ਕਲੇਸ਼, ਦੁੱਖ । ਰਾਤਾ—ਰੱਤਾ ਹੋਇਆ, ਭਿੱਜਿਆ ਹੋਇਆ, ਮਸਤ । ਦੇਵਾ—ਦੇਵ, ਚਾਨਣ-ਰੂਪ ਪ੍ਰਭੂ ।

ਅਰਥ :—ਭਗਤ ਵਾਸਤੇ ਪ੍ਰਭੂ ਦਾ ਨਾਮ (ਹੀ) (ਮਾਇਆ ਦੇ ਬੰਧਨਾਂ ਤੋਂ) ਛੁਟਕਾਰੇ ਦਾ ਵਸੀਲਾ ਹੈ, (ਕਿਉਂਕਿ) ਪ੍ਰਭੂ ਦੇ ਨਾਮ ਦੀ ਰਾਹੀਂ ਭਗਤ (ਮਾਇਆ ਦੇ) ਭੋਗਾਂ ਵਲੋਂ ਰੱਜ ਜਾਂਦਾ ਹੈ ।

ਪ੍ਰਭੂ ਦਾ ਨਾਮ ਭਗਤ ਦਾ ਸੋਹਜ ਸੁਹਣੱਪ ਹੈ, ਪ੍ਰਭੂ ਦਾ ਨਾਮ ਜਪਦਿਆਂ (ਭਗਤ ਦੇ ਰਾਹ ਵਿਚ) ਕਦੇ (ਕੋਈ) ਅਟਕਾਉ ਨਹੀਂ ਪੈਂਦਾ ।

ਪ੍ਰਭੂ ਦਾ ਨਾਮ (ਹੀ) ਭਗਤ ਦੀ ਪਤ-ਇੱਜ਼ਤ ਹੈ, (ਕਿਉਂਕਿ) ਪ੍ਰਭੂ ਦੇ ਨਾਮ ਦੀ ਰਾਹੀਂ (ਹੀ) ਭਗਤਾਂ ਨੇ (ਜਗਤ ਵਿਚ) ਨਾਮਣਾ ਪਾਇਆ ਹੈ ।

(ਤਿਆਗੀ ਦਾ) ਜੋਗ (-ਸਾਧਨ) ਤੇ ਗ੍ਰਿਹਸਤੀ ਦਾ ਮਾਇਆ ਦਾ ਭੋਗ ਭਗਤ ਜਨ ਵਾਸਤੇ ਪ੍ਰਭੂ ਦਾ ਨਾਮ (ਹੀ) ਹੈ, ਪ੍ਰਭੂ ਦਾ ਨਾਮ ਜਪਦਿਆਂ (ਉਸ ਨੂੰ) ਕੋਈ ਦੁੱਖ ਕਲੇਸ਼ ਨਹੀਂ ਹੁੰਦਾ ।

(ਪ੍ਰਭੂ ਦਾ) ਭਗਤ (ਸਦਾ) ਪ੍ਰਭੂ ਦੇ ਨਾਮ ਦੀ ਸੇਵਾ (ਸਿਮਰਨ) ਵਿਚ ਮਸਤ ਰਹਿੰਦਾ ਹੈ; ਹੇ ਨਾਨਕ ! (ਭਗਤ ਸਦਾ) ਪ੍ਰਭੂ-ਦੇਵ ਨੂੰ ਪੂਜਦਾ ਹੈ ।੬।

ਹਰਿ ਹਰਿ ਜਨ ਕੈ ਮਾਲੁ ਖਜੀਨਾ ॥ ਹਰਿ ਧਨੁ ਜਨ ਕਉ ਆਪਿ ਪ੍ਰਭਿ ਦੀਨਾ ॥ ਹਰਿ ਹਰਿ ਜਨ ਕੈ ਓਟ ਸਤਾਣੀ ॥ ਹਰਿ ਪ੍ਰਤਾਪਿ ਜਨ ਅਵਰ ਨ ਜਾਣੀ ॥ ਓਤਿ ਪੋਤਿ ਜਨ ਹਰਿ ਰਸਿ ਰਾਤੇ ॥ ਸੁੰਨ ਸਮਾਧਿ ਨਾਮ ਰਸ ਮਾਤੇ ॥ ਆਠ ਪਹਰ ਜਨੁ ਹਰਿ ਹਰਿ ਜਪੈ ॥ ਹਰਿ ਕਾ ਭਗਤੁ ਪ੍ਰਗਟ ਨਹੀ ਛਪੈ ॥ ਹਰਿ ਕੀ ਭਗਤਿ ਮੁਕਤਿ ਬਹੁ ਕਰੇ ॥ ਨਾਨਕ ਜਨ ਸੰਗਿ ਕੇਤੇ ਤਰੇ ॥੭॥

ਪਦ ਅਰਥ :—ਜਨ ਕੈ—ਭਗਤ ਦੇ (ਹਿਰਦੇ ਵਿਚ), ਭਗਤ ਵਾਸਤੇ । ਖਜੀਨਾ—ਖਜ਼ਾਨਾ, ਧਨ । ਆਪ ਪ੍ਰਭਿ—ਪ੍ਰਭੂ ਨੇ ਆਪ । ਸਤਾਣੀ—ਤਾਣ ਵਾਲੀ, ਬਲਵਾਨ, ਤਕੜੀ । ਹਰਿ ਪ੍ਰਤਾਪਿ—ਪ੍ਰਭੂ ਦੇ ਪ੍ਰਤਾਪ ਨਾਲ । ਅਵਰ—(ਕੋਈ) ਹੋਰ (ਓਟ) । ਓਤਿ ਪੋਤਿ—{Skt. ਔਰ ਧ੍ਰੋਰ—Sewn crosswise and lengthwise, extending in all directions} ਤਾਣੇ ਪੇਟੇ ਵਾਂਗ, ਭਾਵ, ਪੂਰੇ ਤੌਰ ਤੇ ਹਰ ਪਾਸਿਓਂ । ਰਸਿ—ਰਸ ਵਿਚ । ਰਾਤੇ—ਰੰਗੇ ਹੋਏ, ਭਿੱਜੇ ਹੋਏ । ਸੁੰਨ—ਸੁੰਢ, ਜਿੱਥੇ ਕੁਝ ਭੀ ਨਾ ਹੋਵੇ । ਸੁੰਨ ਸਮਾਧਿ—(ਮਨ ਦਾ ਉਹ) ਟਿਕਾਉ ਜਿਸ ਵਿਚ ਕੋਈ ਭੀ ਫੁਰਨਾ ਨਾਹ ਹੋਵੇ । ਮਾਤੇ—ਮੱਤੇ ਹੋਏ । ਬਹੁ—ਬਹੁਤਿਆਂ ਨੂੰ । ਕੇਤੇ—ਕਈ ਜੀਵ ।

ਅਰਥ :—ਪ੍ਰਭੂ ਦਾ ਨਾਮ ਭਗਤ ਦੇ ਵਾਸਤੇ ਮਾਲ ਧਨ ਹੈ, ਇਹ ਨਾਮ-ਰੂਪੀ ਧਨ ਪ੍ਰਭੂ ਨੇ ਆਪ ਆਪਣੇ ਭਗਤ ਨੂੰ ਦਿੱਤਾ ਹੈ ।

ਭਗਤ ਵਾਸਤੇ ਪ੍ਰਭੂ ਦਾ ਨਾਮ (ਹੀ) ਤਕੜਾ ਆਸਰਾ ਹੈ, ਭਗਤਾਂ ਨੇ ਪ੍ਰਭੂ ਦੇ ਪ੍ਰਤਾਪ ਨਾਲ ਕਿਸੇ ਹੋਰ ਆਸਰੇ ਨੂੰ ਨਹੀਂ ਤੱਕਿਆ ।

ਭਗਤ ਜਨ ਪ੍ਰਭੂ-ਨਾਮ-ਰਸ ਵਿਚ ਪੂਰੇ ਤੌਰ ਤੇ ਭਿੱਜੇ ਰਹਿੰਦੇ ਹਨ, (ਅਤੇ) ਨਾਮ-ਰਸ ਦੇ ਮੱਤੇ ਹੋਏ (ਮਨ ਦਾ ਉਹ) ਟਿਕਾਉ (ਮਾਣਦੇ ਹਨ) ਜਿਥੇ ਕੋਈ ਫੁਰਨਾ ਨਹੀਂ ਹੁੰਦਾ ।

(ਪ੍ਰਭੂ ਦਾ) ਭਗਤ ਅੱਠੇ ਪਹਰ ਪ੍ਰਭੂ ਨੂੰ ਜਪਦਾ ਹੈ, (ਜਗਤ ਵਿਚ) ਭਗਤ ਉੱਘਾ (ਹੋ ਜਾਂਦਾ ਹੈ) ਲੁਕਿਆ ਨਹੀਂ ਰਹਿੰਦਾ ।

ਪ੍ਰਭੂ ਦੀ ਭਗਤੀ ਬੇਅੰਤ ਜੀਵਾਂ ਨੂੰ (ਵਿਕਾਰਾਂ ਤੋਂ) ਖਲਾਸੀ ਦਿਵਾਉਂਦੀ ਹੈ; ਹੇ ਨਾਨਕ ! ਭਗਤ ਦੀ ਸੰਗਤਿ ਵਿਚ ਕਈ ਹੋਰ (ਭੀ) ਤਰ ਜਾਂਦੇ ਹਨ ।੨।

ਪਾਰਜਾਤੁ ਇਹੁ ਹਰਿ ਕੋ ਨਾਮ ॥ ਕਾਮਧੇਨ ਹਰਿ ਹਰਿ ਗੁਣ ਗਾਮ ॥ ਸਭ ਤੇ ਉਤਮ ਹਰਿ ਕੀ ਕਥਾ ॥ ਨਾਮੁ ਸੁਨਤ ਦਰਦ ਦੁਖ ਲਥਾ ॥ ਨਾਮ ਕੀ ਮਹਿਮਾ ਸੰਤ ਰਿਦ ਵਸੈ ॥ ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥ ਸੰਤ ਕਾ ਸੰਗੁ ਵਡ ਭਾਗੀ ਪਾਈਐ ॥ ਸੰਤ ਕੀ ਸੇਵਾ ਨਾਮੁ ਧਿਆਈਐ ॥ ਨਾਮ ਤੁਲਿ ਕਛੁ ਅਵਰੁ ਨ ਹੋਇ ॥ ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥੮॥੨॥

ਪਦ ਅਰਥ :—ਪਾਰਜਾਤੁ—ਸੁਰਗ ਦੇ ਪੰਜ ਰੁੱਖ

पचैते देवतरको संदारः पारिजातिकः ॥

संतानः कल्पवृक्षश्च पुंसि वा हरिचन्दनम् ॥

ਸੁਰਗ ਦੇ ਪੰਜ ਰੁੱਖਾਂ ਵਿਚੋਂ ਇਕ ਦਾ ਨਾਮ ‘ਪਾਰਜਾਤ’ ਹੈ, ਇਸ ਦੀ ਬਾਬਤ ਇਹ ਖਿਆਲ ਬਣਿਆ ਹੋਇਆ ਹੈ ਕਿ ਇਹ ਹਰੇਕ ਮਨੋ-ਕਾਮਨਾ ਪੂਰੀ ਕਰਦਾ ਹੈ । ਕਾਮਧੇਨ—ਸੁਰਗ ਦੀ ਗਾਂ ਜੋ ਹਰੇਕ ਮਨੋ-ਕਾਮਨਾ ਪੂਰੀ ਕਰਦੀ ਹੈ । ਗਾਮ—ਗਾਉਣੇ । ਦੁਰਤ—ਪਾਪ । ਨਾਮ ਤੁਲਿ—ਨਾਮ ਦੇ ਬਰਾਬਰ । ਗੁਰਮੁਖਿ—ਗੁਰੂ ਦੀ ਰਾਹੀਂ । ਜਨੁ ਕੋਇ—ਕੋਈ ਵਿਰਲਾ ਮਨੁੱਖ ।

ਅਰਥ :—ਪ੍ਰਭੂ ਦਾ ਇਹ ਨਾਮ (ਹੀ) “ਪਾਰਜਾਤ” ਰੁੱਖ ਹੈ, ਪ੍ਰਭੂ ਦੇ ਗੁਣ ਗਾਉਣੇ (ਹੀ ਇੱਛਾ-ਪੂਰਕ) “ਕਾਮਧੇਨ” ਹੈ ।

ਪ੍ਰਭੂ ਦੀਆਂ (ਸਿਫਤਿ-ਸਾਲਾਹ ਦੀਆਂ) ਗੱਲਾਂ (ਹੋਰ) ਸਭ (ਗੱਲਾਂ) ਤੋਂ ਚੰਗੀਆਂ ਹਨ (ਕਿਉਂਕਿ ਪ੍ਰਭੂ ਦਾ) ਨਾਮ ਸੁਣਿਆਂ ਸਾਰੇ ਦੁਖ ਦਰਦ ਲਹਿ ਜਾਂਦੇ ਹਨ ।

(ਪ੍ਰਭੂ ਦੇ) ਨਾਮ ਦੀ ਵਡਿਆਈ ਸੰਤਾਂ ਦੇ ਹਿਰਦੇ ਵਿਚ ਵੱਸਦੀ ਹੈ (ਅਤੇ) ਸੰਤਾਂ ਦੇ ਪ੍ਰਤਾਪ ਨਾਲ ਸਾਰਾ ਪਾਪ ਦੂਰ ਹੋ ਜਾਂਦਾ ਹੈ ।

ਵੱਡੇ ਭਾਗਾਂ ਨਾਲ ਸੰਤਾਂ ਦੀ ਸੰਗਤਿ ਮਿਲਦੀ ਹੈ (ਅਤੇ) ਸੰਤਾਂ ਦੀ ਸੇਵਾ (ਕੀਤੀਆਂ) (ਪ੍ਰਭੂ ਦਾ) ਨਾਮ ਸਿਮਰੀਦਾ ਹੈ ।

ਪ੍ਰਭੂ-ਨਾਮ ਦੇ ਬਰਾਬਰ ਹੋਰ ਕੋਈ (ਪਦਾਰਥ) ਨਹੀਂ, ਹੇ ਨਾਨਕ ! ਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਮਨੁੱਖ ਨਾਮ (ਦੀ ਦਾਤਿ) ਲੱਭਦਾ ਹੈ ।੮।੨।

ਸਲੋਕੁ ॥ ਬਹੁ ਸਾਸਤ੍ਰੁ ਬਹੁ ਸਿਮ੍ਰਿਤੀ ਪੇਖੇ ਸਰਬ ਢਢੇਲਿ ॥ ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ ॥੧॥

ਪਦ ਅਰਥ :—ਪੇਖੇ—ਵੇਖੇ ਹਨ । ਸਰਬ—ਸਾਰੇ । ਢਢੋਲਿ—ਢੂੰਡ ਕੇ, ਖੋਜ ਕੇ । ਪੂਜਸਿ ਨਾਹੀ—ਨਹੀਂ ਅੱਪੜਦੇ, ਬਰਾਬਰੀ ਨਹੀਂ ਕਰਦੇ । ਅਮੋਲ—ਜਿਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ । ਸਾਸਤ੍ਰ—{Skt. शास्त्र} ੧. ਧਾਰਮਿਕ ਪੁਸਤਕ । ੨. ਪਦਾਰਥ ਵਿੱਦਿਆ ਦੇ ਪੁਸਤਕ । ਸਿਮ੍ਰਿਤਿ—ਹਿੰਦੂ ਕੌਮ ਵਾਸਤੇ ਧਾਰਮਿਕ ਤੇ ਭਾਈਚਾਰਕ ਕਾਨੂੰਨ ਦੀਆਂ ਪੁਸਤਕਾਂ ਜੋ ਮਨੁ ਆਦਿਕ ਆਗੂਆਂ ਨੇ ਲਿਖੀਆਂ ।

ਅਰਥ :—ਬਹੁਤ ਸ਼ਾਸਤ੍ਰ ਤੇ ਬਹੁ ਸਿੰਮ੍ਰਿਤੀਆਂ, ਸਾਰੇ (ਅਸਾਂ) ਖੋਜ ਕੇ ਵੇਖੇ ਹਨ; (ਇਹ ਪੁਸਤਕ ਕਈ ਤਰ੍ਹਾਂ ਦੀ ਗਿਆਨ-ਚਰਚਾ ਤੇ ਕਈ ਧਾਰਮਿਕ ਤੇ ਭਾਈਚਾਰਕ ਰਸਮਾਂ ਸਿਖਾਉਂਦੇ ਹਨ) (ਪਰ ਇਹ) ਅਕਾਲ ਪੁਰਖ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੇ । ਹੇ ਨਾਨਕ ! (ਪ੍ਰਭੂ ਦੇ) ਨਾਮ ਦਾ ਮੁੱਲ ਨਹੀਂ ਪਾਇਆ ਜਾ ਸਕਦਾ । ੧।

ਅਸਟਪਦੀ ॥ ਜਾਪ ਤਾਪ ਗਿਆਨ ਸਭਿ ਧਿਆਨ ॥ ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥ ਜੋਗ ਅਭਿਆਸ ਕਰਮ ਧ੍ਰਮ ਕਿਰਿਆ ॥ ਸਗਲ ਤਿਆਗਿ ਬਨ ਮਧੇ ਫਿਰਿਆ ॥ ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥ ਪੁੰਨ ਦਾਨ ਹੋਮੇ ਬਹੁ ਰਤਨਾ ॥ ਸਰੀਰੁ ਕਟਾਇ ਹੋਮੈ ਕਰਿ ਰਾਤੀ ॥ ਵਰਤ ਨੇਮ ਕਰੈ ਬਹੁ ਭਾਤੀ ॥ ਨਹੀ ਤੁਲਿ ਰਾਮ ਨਾਮ ਬੀਚਾਰ ॥ ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥੧॥ {ਪੰਨਾ ੨੬੫}

ਪਦ ਅਰਥ :—ਜਾਪ—ਵੇਦ ਆਦਿਕਾਂ ਦੇ ਮੰਤ੍ਰਾਂ (ਜਾਂ ਦੇਵਤਿਆਂ ਦੇ ਨਾਮ) ਸਹਜੇ ਸਹਜੇ ਉਚਾਰਨੇ । ਤਾਪ—ਸਰੀਰ ਨੂੰ ਧੂਣੀਆਂ ਆਦਿਕ ਨਾਲ ਕਸ਼ਟ ਦੇਣੇ ਤਾਕਿ ਸਰੀਰਕ ਇੰਦ੍ਰੇ ਮਨ ਅਤੇ ਆਤਮਾ ਉਤੇ ਜ਼ੋਰ ਨਾਹ ਪਾ ਸਕਣ । ਧਿਆਨ—ਕਿਸੇ ਦੇਵਤਾ ਆਦਿਕ ਦੇ ਗੁਣਾਂ ਨੂੰ ਮਨ ਦੇ ਸਾਹਮਣੇ ਰੱਖਣਾ । ਖਟ ਸਾਸਤ੍ਰ—ਛੇ ਸ਼ਾਸਤ੍ਰ, ਛੇ ਦਰਸ਼ਨ (ਸਾਂਖ, ਯੋਗ, ਨਿਆਇ, ਵੈਸ਼ੇਸ਼ਿਕ, ਮੀਮਾਂਸਾ, ਵੇਦਾਂਤ) । ਵਖਿਆਨ—ਉਪਦੇਸ਼ । ਕਰਮ ਧ੍ਰਮ ਕਿਰਿਆ—ਕਰਮ-ਕਾਂਡ ਦੇ ਧਰਮ ਦੇ ਕੰਮ । ਤਿਆਗਿ—ਛੱਡ ਕੇ । ਮਧੇ—ਵਿਚ । ਹੋਮੈ—ਹਵਨ ਕਰੇ, ਅੱਗ ਵਿਚ ਪਾਵੇ । ਰਤਨਾ—ਘਿਉ । ਕਰਿ ਰਾਤੀ—ਰਤੀ ਰਤੀ ਕਰ ਕੇ । ਨੇਮ—ਬੰਧੋਜ । ਇਕ ਬਾਰ—ਇਕ ਵਾਰੀ ।

ਅਰਥ :—(ਜੇ ਕੋਈ) (ਵੇਦ-ਮੰਤ੍ਰਾਂ ਦੇ) ਜਾਪ ਕਰੇ, (ਸਰੀਰ ਨੂੰ ਧੂਣੀਆਂ ਨਾਲ) ਤਪਾਏ, (ਹੋਰ) ਕਈ ਗਿਆਨ (ਦੀਆਂ ਗੱਲਾਂ ਕਰੇ) ਤੇ (ਦੇਵਤਿਆਂ ਦੇ) ਧਿਆਨ ਧਰੇ, ਛੇ ਸ਼ਾਸਤ੍ਰਾਂ ਤੇ ਸਿਮ੍ਰਿਤੀਆਂ ਦਾ ਉਪਦੇਸ਼ ਕਰੇ;

ਜੋਗ ਦੇ ਸਾਧਨ ਕਰੇ, ਕਰਮ ਕਾਂਡੀ ਧਰਮ ਦੀ ਕ੍ਰਿਆ ਕਰੇ, (ਜਾਂ) ਸਾਰੇ (ਕੰਮ) ਛੱਡ ਕੇ ਜੰਗਲਾਂ ਵਿਚ ਭਉਂਦਾ ਫਿਰੇ; ਅਨੇਕਾਂ ਕਿਸਮਾਂ ਦੇ ਬੜੇ ਜਤਨ ਕਰੇ, ਪੁੰਨਦਾਨ ਕਰੇ ਤੇ ਬਹੁਤ ਸਾਰਾ ਘਿਉ ਹਵਨ ਕਰੇ, ਆਪਣੇ ਸਰੀਰ ਨੂੰ ਰਤੀ ਰਤੀ ਕਰ ਕੇ ਕਟਾਵੇ ਤੇ ਅੱਗ ਵਿਚ ਸਾੜ ਦੇਵੇ, ਕਈ ਕਿਸਮਾਂ ਦੇ ਵਰਤਾਂ ਦੇ ਬੰਧੋਜ ਕਰੇ;

(ਪਰ ਇਹ ਸਾਰੇ ਹੀ) ਪ੍ਰਭੂ ਦੇ ਨਾਮ ਦੀ ਵਿਚਾਰ ਦੇ ਬਰਾਬਰ ਨਹੀਂ ਹਨ, (ਭਾਵੇਂ) ਹੇ ਨਾਨਕ ! ਇਹ ਨਾਮ ਇਕ ਵਾਰੀ (ਭੀ) ਗੁਰੂ ਦੇ ਸਨਮੁਖ ਹੋ ਕੇ ਜਪਿਆ ਜਾਏ । ੧।

ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥ ਮਹਾ ਉਦਾਸੁ ਤਪੀਸਰੁ ਥੀਵੈ ॥ ਅਗਨਿ ਮਾਹਿ ਹੋਮਤ ਪਰਾਨ ॥ ਕਨਿਕ ਅਸ੍ਰੁ ਹੈਵਰ ਭੂਮਿ ਦਾਨ ॥ ਨਿਉਲੀ ਕਰਮ ਕਰੈ ਬਹੁ ਆਸਨ ॥ ਜੈਨ ਮਾਰਗ ਸੰਜਮ ਅਤਿ ਸਾਧਨ ॥ ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥ ਤਉ ਭੀ ਹਉਮੈ ਮੈਲੁ ਨ ਜਾਵੈ ॥ ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥ ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥੨॥ {ਪੰਨਾ ੨੬੫}

ਪਦ ਅਰਥ :—ਨਉ ਖੰਡ—ਨਉਂ ਹਿੱਸੇ । ਪ੍ਰਿਥਮੀ—ਧਰਤੀ । ਨਉ ਖੰਡ ਪ੍ਰਿਥਮੀ—ਧਰਤੀ ਦੇ ਨਉਂ ਹੀ ਹਿੱਸੇ, ਭਾਵ, ਸਾਰੀ ਧਰਤੀ । ਚਿਰੁ—ਬਹੁਤ ਲੰਮੀ ਉਮਰ । ਤਪੀਸਰੁ—ਵੱਡਾ ਤਪੀ । ਥੀਵੈ—ਹੋ ਜਾਏ । ਨਿਉਲੀ ਕਰਮ—ਯੋਗ ਦਾ ਇਕ ਸਾਧਨ ਹੈ ਜਿਸ ਨਾਲ ਆਂਦਰਾਂ ਸਾਫ਼ ਕਰੀਦੀਆਂ ਹਨ । ਸਾਹ ਬਾਹਰ ਨੂੰ ਕੱਢ ਕੇ ਪੇਟ ਨੂੰ ਅੰਦਰ ਵਲ ਖਿੱਚ ਲਈਦਾ ਹੈ, ਫੇਰ ਆਂਦਰਾਂ ਨੂੰ ਇਕੱਠੀਆਂ ਕਰ ਕੇ ਘੁਮਾਈਦਾ ਹੈ । ਇਹ ਸਾਧਨ ਸਵੇਰੇ ਖਾਲੀ ਪੇਟ ਕਰੀਦਾ ਹੈ । ਮਾਰਗ—ਰਸਤਾ । ਨਿਮਖ ਨਿਮਖ—ਥੋੜਾ ਥੋੜਾ । ਸਮਸਰਿ—ਬਰਾਬਰ । ਗੁਰਮੁਖਿ—ਗੁਰੂ ਦੇ ਸਨਮੁਖ ਹੋ ਕੇ, ਉਹ

ਮਨੁੱਖ ਜੋ ਗੁਰੂ ਦੇ ਸਨਮੁਖ ਹਨ । ਪਰਾਨ—ਜਿੰਦ । ਕਨਿਕ—ਸੋਨਾ (gold) । ਅਸ੍ਰ—ਘੋੜੇ । ਹੈਵਰ—{ਫਰਾਕਰ} ਵਧੀਆ ਘੋੜੇ । ਭੂਮਿ ਦਾਨ—ਜ਼ਮੀਨ ਦਾ ਦਾਨ ।

ਅਰਥ :—(ਜੇ ਕੋਈ ਮਨੁੱਖ) ਸਾਰੀ ਧਰਤੀ ਤੇ ਫਿਰੇ, ਲੰਮੀ ਉਮਰ ਤਕ ਜੀਉਂਦਾ ਰਹੇ, (ਜਗਤ ਵਲੋਂ) ਬਹੁਤ ਉਪਰਾਮ ਹੋ ਕੇ ਵੱਡਾ ਤਪੀ ਬਣ ਜਾਏ;

ਅੱਗ ਵਿਚ (ਆਪਣੀ) ਜਿੰਦ ਹਵਨ ਕਰ ਦੇਵੇ; ਸੋਨਾ, ਘੋੜੇ, ਵਧੀਆ ਘੋੜੇ ਤੇ ਜ਼ਮੀਂ ਦਾਨ ਕਰੇ;

ਨਿਉਲੀ ਕਰਮ ਤੇ ਹੋਰ ਬਹੁਤ ਸਾਰੇ (ਯੋਗ-) ਆਸਨ ਕਰੇ, ਜੈਨੀਆਂ ਦੇ ਰਸਤੇ (ਚੱਲ ਕੇ) ਬੜੇ ਕਠਿਨ ਸਾਧਨ ਤੇ ਸੰਜਮ ਕਰੇ;

ਸਰੀਰ ਨੂੰ ਰਤਾ ਰਤਾ ਕਰ ਕੇ ਕਟਾ ਦੇਵੇ, ਤਾਂ ਭੀ (ਮਨ ਦੀ) ਹਉਮੈ ਦੀ ਮੈਲ ਦੂਰ ਨਹੀਂ ਹੁੰਦੀ ।

(ਅਜੇਹਾ) ਕੋਈ (ਉੱਦਮ) ਪ੍ਰਭੂ ਦੇ ਨਾਮ ਦੇ ਬਰਾਬਰ ਨਹੀਂ ਹੈ; ਹੇ ਨਾਨਕ ! ਜੋ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਨਾਮ ਜਪਦੇ ਹਨ ਉਹ ਉੱਚੀ ਆਤਮਕ ਅਵਸਥਾ ਹਾਸਲ ਕਰਦੇ ਹਨ । ੨ ।

ਮਨ ਕਾਮਨਾ ਤੀਰਥ ਦੇਹ ਛੁਟੈ ॥ ਗਰਬੁ ਗੁਮਾਨੁ ਨ ਮਨ ਤੇ ਹੁਟੈ ॥ ਸੋਚ ਕਰੈ ਦਿਨਸੁ ਅਰੁ ਰਾਤਿ ॥ ਮਨ ਕੀ ਮੈਲੁ ਨ ਤਨ ਤੇ ਜਾਤਿ ॥ ਇਸੁ ਦੇਹੀ ਕਉ ਬਹੁ ਸਾਧਨਾ ਕਰੈ ॥ ਮਨ ਤੇ ਕਬਹੂ ਨ ਬਿਖਿਆ ਟਰੈ ॥ ਜਲਿ ਧੋਵੈ ਬਹੁ ਦੇਹ ਅਨੀਤਿ ॥ ਸੁਧ ਕਹਾ ਹੋਇ ਕਾਚੀ ਭੀਤਿ ॥ ਮਨ ਹਰਿ ਕੇ ਨਾਮ ਕੀ ਮਹਿਮਾ ਉਚ ॥ ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥੩॥

ਪਦ ਅਰਥ :—ਮਨ ਕਾਮਨਾ—ਮਨ ਦੀ ਕਾਮਨਾ, ਮਨ ਦੀ ਇੱਛਾ । ਤੀਰਥ—ਤੀਰਥਾਂ ਉਤੇ । ਛੁਟੈ—ਵਿਛੁੜੇ, (ਜੀਵਾਤਮਾ ਨਾਲੋਂ) ਵੱਖ ਹੋਵੇ । ਗਰਬੁ—ਅਹੰਕਾਰ । ਗੁਮਾਨੁ—ਅਹੰਕਾਰ । ਹੁਟੈ—ਘਟਦਾ । ਸੋਚ—ਸੋਚ, ਇਸ਼ਨਾਨ । ਤਨ ਤੇ—ਸਰੀਰ ਤੋਂ, ਸਰੀਰ ਧੋਤਿਆਂ । ਨ ਜਾਤਿ—ਨਹੀਂ ਜਾਂਦੀ । ਦੇਹੀ ਕਉ—ਸਰੀਰ ਦੀ ਖਾਤਰ । ਸਾਧਨਾ—ਉੱਦਮ । ਬਿਖਿਆ—ਮਾਇਆ । ਨ ਟਰੈ—ਨਹੀਂ ਟਲਦੀ, ਨਹੀਂ ਹਟਦੀ । ਜਲਿ—ਪਾਣੀ ਨਾਲ । ਅਨੀਤਿ—ਨਾਹ ਨਿੱਤ ਰਹਿਣ ਵਾਲੀ (ਦੇਹ), ਨਾਸਵੰਤ । ਭੀਤਿ—ਕੰਧ । ਨਾਮਿ—ਨਾਮ ਦੀ ਰਾਹੀਂ । ਬਹੁ ਮੂਚ—ਬਹੁਤ, ਅਣਗਿਣਤ (ਜੀਵ) । ਪਤਿਤ—ਡਿੱਗੇ ਹੋਏ, ਮੰਦ-ਕਰਮੀ ।

ਅਰਥ :—(ਕਈ ਪ੍ਰਾਣੀਆਂ ਦੇ) ਮਨ ਦੀ ਇੱਛਾ (ਹੁੰਦੀ ਹੈ ਕਿ) ਤੀਰਥਾਂ ਤੇ (ਜਾ ਕੇ) ਸਰੀਰਕ ਚੋਲਾ ਛੱਡਿਆ ਜਾਏ, (ਪਰ ਇਸ ਤਰ੍ਹਾਂ ਭੀ) ਹਉਮੈ ਅਹੰਕਾਰ ਮਨ ਵਿਚੋਂ ਘਟਦਾ ਨਹੀਂ ।

(ਮਨੁੱਖ) ਦਿਨ ਤੇ ਰਾਤ (ਭਾਵ, ਸਦਾ) (ਤੀਰਥਾਂ ਤੇ) ਇਸ਼ਨਾਨ ਕਰੇ, (ਫੇਰ ਭੀ) ਮਨ ਦੀ ਮੈਲ ਸਰੀਰ ਧੋਤਿਆਂ ਨਹੀਂ ਜਾਂਦੀ ।

(ਜੇ) ਇਸ ਸਰੀਰ ਨੂੰ (ਸਾਧਨ ਦੀ ਖਾਤਰ) ਕਈ ਜਤਨ ਭੀ ਕਰੇ, (ਤਾਂ ਭੀ) ਕਦੇ ਮਨ ਤੋਂ ਮਾਇਆ (ਦਾ ਪ੍ਰਭਾਵ) ਨਹੀਂ ਟਲਦਾ ।

(ਜੇ) ਇਸ ਨਾਸਵੰਤ ਸਰੀਰ ਨੂੰ ਕਈ ਵਾਰ ਪਾਣੀ ਨਾਲ ਭੀ ਧੋਵੇ (ਤਾਂ ਭੀ ਇਹ ਸਰੀਰ ਰੂਪੀ) ਕੱਚੀ ਕੰਧ ਕਿਥੇ ਪਵਿੜ ਹੋ ਸਕਦੀ ਹੈ ?

ਹੇ ਮਨ ! ਪ੍ਰਭੂ ਦੇ ਨਾਮ ਦੀ ਵਡਿਆਈ ਬਹੁਤ ਵੱਡੀ ਹੈ । ਹੇ ਨਾਨਕ ! ਨਾਮ ਦੀ ਬਰਕਤਿ ਨਾਲ ਅਣਗਿਣਤ ਮੰਦ-ਕਰਮੀ ਜੀਵ (ਵਿਕਾਰਾਂ ਤੋਂ) ਬਚ ਜਾਂਦੇ ਹਨ । ੩ ।

ਬਹੁਤੁ ਸਿਆਣਪ ਜਮ ਕਾ ਭਉ ਬਿਆਪੈ ॥ ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ ॥ ਭੇਖ ਅਨੇਕ ਅਗਨਿ ਨਹੀ ਬੁਝੈ ॥ ਕੋਟਿ ਉਪਾਵ ਦਰਗਹ ਨਹੀ ਸਿਝੈ ॥ ਛੁਟਸਿ ਨਾਹੀ ਉਭ ਪਇਆਲਿ ॥ ਮੋਹਿ ਬਿਆਪਹਿ ਮਾਇਆ ਜਾਲਿ ॥ ਅਵਰ

ਕਰਤੂਤਿ ਸਗਲੀ ਜਮੁ ਡਾਨੈ ॥ ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥ ਹਰਿ ਕਾ ਨਾਮੁ ਜਪਤ ਦੁਖੁ ਜਾਇ ॥ ਨਾਨਕ
ਬੋਲੈ ਸਹਜਿ ਸੁਭਾਇ ॥੪॥ {ਪੰਨਾ ੨੬੫-੨੬੬}

ਪਦ ਅਰਥ :—ਸਿਆਣਪ—ਚਤੁਰਾਈ । ਭਉ—ਡਰ । ਬਿਆਪੈ—ਬਿਆਪਦਾ ਹੈ, ਜ਼ੋਰ ਪਾ ਲੈਂਦਾ ਹੈ । ਕਰਿ—ਕਰ
ਕੇ, ਕੀਤਿਆਂ । ਤ੍ਰਿਸਨ—ਤ੍ਰਿਹ, ਲਾਲਚ । ਨ ਧ੍ਰਾਪੈ—ਨਹੀਂ ਰੱਜਦੀ । ਭੇਖ—ਧਾਰਮਿਕ ਪੁਸ਼ਾਕ । ਅਗਨਿ—ਅੱਗ,
ਲਾਲਚ ਦੀ ਅੱਗ । ਕੋਟਿ—ਕ੍ਰੋੜਾਂ । ਉਪਾਵ—ਤਰੀਕੇ, ਵਸੀਲੇ । ਸਿਝੈ—ਸਿੱਝਦਾ, ਕਾਮਯਾਬ ਹੁੰਦਾ । ਛੂਟਸਿ
ਨਾਹੀ—ਬਚ ਨਹੀਂ ਸਕਦਾ । ਉਭ—ਉਤਾਂਹ, ਆਕਾਸ਼ ਵਿਚ । ਪਇਆਲਿ—ਪਾਤਾਲ ਵਿਚ । ਉਭ ਪਇਆਲਿ—
ਚਾਹੇ ਅਕਾਸ਼ ਤੇ ਚੜ੍ਹ ਜਾਏ, ਚਾਹੇ ਪਾਤਾਲ ਵਿਚ ਲੁਕ ਜਾਵੇ । ਮੋਹਿ—ਮੋਹ ਵਿਚ । ਬਿਆਪਹਿ—ਫਸ ਜਾਂਦੇ ਹਨ ।
ਜਾਲਿ—ਜਾਲ ਵਿਚ । ਡਾਨੈ—ਡੰਨਦਾ ਹੈ, ਡੰਨ ਲਾਉਂਦਾ ਹੈ । ਤਿਲੁ—ਰਤਾ ਭਰ ਭੀ । ਮਾਨੈ—ਮੰਨਦਾ । ਸਹਜਿ—
ਅਡੋਲ ਅਵਸਥਾ ਵਿਚ । ਸੁਭਾਇ—ਪ੍ਰੇਮ ਨਾਲ । ਭਾਉ—ਪ੍ਰੇਮ ।

ਅਰਥ :—(ਜੀਵ ਦੀ) ਬਹੁਤੀ ਚਤੁਰਾਈ (ਦੇ ਕਾਰਣ) ਜਮਾਂ ਦਾ ਡਰ (ਜੀਵ ਨੂੰ) ਆ ਦਬਾਂਦਾ ਹੈ (ਕਿਉਂਕਿ ਚਤੁਰਾਈ
ਦੇ) ਅਨੇਕਾਂ ਜਤਨ ਕੀਤਿਆਂ (ਮਾਇਆ ਦੀ) ਤ੍ਰਿਹ ਨਹੀਂ ਮੁੱਕਦੀ ।

ਅਨੇਕਾਂ (ਧਾਰਮਿਕ) ਭੇਖ ਕੀਤਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, (ਇਹੋ ਜਿਹੇ) ਕ੍ਰੋੜਾਂ ਤਰੀਕੇ (ਵਰਤਿਆਂ ਭੀ
ਪ੍ਰਭੂ ਦੀ) ਦਰਗਾਹ ਵਿਚ ਸੁਰਖਰੂ ਨਹੀਂ ਹੋਈਦਾ ।

(ਇਹਨਾਂ ਜਤਨਾਂ ਨਾਲ) ਜੀਵ ਚਾਹੇ ਅਕਾਸ਼ ਤੇ ਚੜ੍ਹ ਜਾਏ, ਚਾਹੇ ਪਾਤਾਲ ਵਿਚ ਲੁਕ ਜਾਏ (ਮਾਇਆ ਤੋਂ) ਬਚ ਨਹੀਂ
ਸਕਦਾ, (ਸਗੋਂ) ਜੀਵ ਮਾਇਆ ਦੇ ਜਾਲ ਵਿਚ ਤੇ ਮੋਹ ਵਿਚ ਫਸਦੇ ਹਨ ।

(ਨਾਮ ਤੋਂ ਬਿਨਾ) ਹੋਰ ਸਾਰੀਆਂ ਕਰਤੂਤਾਂ ਨੂੰ ਜਮਰਾਜ ਡੰਨ ਲਾਂਦਾ ਹੈ, ਪ੍ਰਭੂ ਦੇ ਭਜਨ ਤੋਂ ਬਿਨਾਂ ਰਤਾ ਭੀ ਨਹੀਂ
ਪਤੀਜਦਾ । ਹੇ ਨਾਨਕ ! (ਜੇ ਮਨੁੱਖ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰੇਮ ਨਾਲ (ਹਰਿ-ਨਾਮ) ਉਚਾਰਦਾ ਹੈ
(ਉਸ ਦਾ ਦੁੱਖ ਪ੍ਰਭੂ ਦਾ ਨਾਮ ਜਪਦਿਆਂ ਦੂਰ ਹੋ ਜਾਂਦਾ ਹੈ) ।੪।

ਚਾਰਿ ਪਦਾਰਥ ਜੇ ਕੋ ਮਾਗੈ ॥ ਸਾਧ ਜਨਾ ਕੀ ਸੇਵਾ ਲਾਗੈ ॥ ਜੇ ਕੋ ਆਪੁਨਾ ਦੂਖੁ ਮਿਟਾਵੈ ॥ ਹਰਿ ਹਰਿ ਨਾਮੁ ਰਿਦੈ
ਸਦ ਗਾਵੈ ॥ ਜੇ ਕੋ ਅਪੁਨੀ ਸੋਭਾ ਲੋਰੈ ॥ ਸਾਧ ਸੰਗਿ ਇਹ ਹਉਮੈ ਛੋਰੈ ॥ ਜੇ ਕੋ ਜਨਮ ਮਰਣ ਤੇ ਡਰੈ ॥ ਸਾਧ ਜਨਾ
ਕੀ ਸਰਨੀ ਪਰੈ ॥ ਜਿਸੁ ਜਨ ਕਉ ਪ੍ਰਭ ਦਰਸ ਪਿਆਸਾ ॥ ਨਾਨਕ ਤਾ ਕੈ ਬਲਿ ਬਲਿ ਜਾਸਾ ॥੫॥

ਪਦ ਅਰਥ :—ਚਾਰਿ ਪਦਾਰਥ—ਧਰਮ, ਅਰਥ, ਕਾਮ, ਮੋਖ । ਕੋ—ਕੋਈ ਮਨੁੱਖ । ਰਿਦੈ—ਹਿਰਦੇ ਵਿਚ । ਸਦ—
ਸਦਾ । ਲੋਰੈ—ਚਾਹੇ । ਸਾਧ ਸੰਗਿ—ਭਲਿਆਂ ਦੀ ਸੰਗਤਿ ਵਿਚ (ਰਹਿ ਕੇ) । ਛੋਰੈ—ਛੱਡ ਦੇਵੇ । ਪ੍ਰਭ ਦਰਸ
ਪਿਆਸਾ—ਪ੍ਰਭੂ ਦੇ ਦਰਸਨ ਦੀ ਚਾਹ । ਤਾ ਕੈ—ਉਸ ਤੋਂ । ਜਾਸਾ—ਜਾਵਾਂ । ਬਲਿ ਜਾਸਾ—ਸਦਕੇ ਜਾਵਾਂ ।

ਅਰਥ :—ਜੇ ਕੋਈ ਮਨੁੱਖ (ਧਰਮ, ਅਰਥ, ਕਾਮ, ਮੋਖ) ਚਾਰ ਪਦਾਰਥਾਂ ਦਾ ਲੋੜਵੰਦ ਹੋਵੇ, (ਤਾਂ ਉਸ ਨੂੰ ਚਾਹੀਦਾ ਹੈ
ਕਿ) ਗੁਰਮੁਖਾਂ ਦੀ ਸੇਵਾ ਵਿਚ ਲੱਗੇ ।

ਜੇ ਕੋਈ ਮਨੁੱਖ ਆਪਣਾ ਦੁੱਖ ਮਿਟਾਣਾ ਚਾਹੇ ਤਾਂ ਪ੍ਰਭੂ ਦਾ ਨਾਮ ਸਦਾ ਹਿਰਦੇ ਵਿਚ ਸਿਮਰੇ ।

ਜੇ ਕੋਈ ਮਨੁੱਖ ਆਪਣੀ ਸੋਭਾ ਚਾਹੁੰਦਾ ਹੋਵੇ ਹੈ ਤਾਂ ਸਤਸੰਗ ਵਿਚ (ਰਹਿ ਕੇ) ਇਸ ਹਉਮੈ ਦਾ ਤਿਆਗ ਕਰੇ ।

ਜੇ ਕੋਈ ਮਨੁੱਖ ਜਨਮ ਮਰਨ (ਦੇ ਗੋੜ) ਤੋਂ ਡਰਦਾ ਹੋਵੇ, ਤਾਂ ਉਹ ਸੰਤਾਂ ਦੀ ਚਰਨੀਂ ਲੱਗੇ ।

ਹੇ ਨਾਨਕ ! (ਆਖ ਕਿ) ਜਿਸ ਮਨੁੱਖ ਨੂੰ ਪ੍ਰਭੂ ਦੇ ਦੀਦਾਰ ਦੀ ਤਾਂਘ ਹੈ, ਮੈਂ ਉਸ ਤੋਂ ਸਦਾ ਸਦਕੇ ਜਾਵਾਂ ।੫।

ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥ ਸਾਧ ਸੰਗਿ ਜਾ ਕਾ ਮਿਟੈ ਅਭਿਮਾਨੁ ॥ ਆਪਸ ਕਉ ਜੋ ਜਾਣੈ ਨੀਚਾ ॥ ਸੋਊ
ਗਨੀਐ ਸਭ ਤੇ ਊਚਾ ॥ ਜਾ ਕਾ ਮਨੁ ਹੋਇ ਸਗਲ ਕੀ ਰੀਨਾ ॥ ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ ॥ ਮਨ

ਅਪੁਨੇ ਤੇ ਬੁਰਾ ਮਿਟਾਨਾ ॥ ਪੇਖੈ ਸਗਲ ਸ੍ਰਿਸਟਿ ਸਾਜਨਾ ॥ ਸੂਖ ਦੂਖ ਜਨ ਸਮ ਦ੍ਰਿਸਟੇਤਾ ॥ ਨਾਨਕ ਪਾਪ ਪੁੰਨ ਨਹੀ ਲੇਪਾ ॥੬॥

ਪਦ ਅਰਥ :—ਜਾ ਕਾ—ਜਿਸ (ਮਨੁੱਖ) ਦਾ । ਸਗਲ—ਸਾਰੇ । ਪੁਰਖ—ਮਨੁੱਖ । ਆਪਸ ਕਉ—ਆਪਣੇ ਆਪ ਨੂੰ । ਨੀਚਾ—ਨੀਵਾਂ, ਮੰਦਾ, ਮਾੜਾ । ਸੋਊ—ਉਸੇ ਮਨੁੱਖ ਨੂੰ । ਗਨੀਐ—ਜਾਣੀਏ, ਸਮਝੀਏ । ਰੀਨਾ—ਧੂੜ, ਚਰਨਾਂ ਦੀ ਧੂੜ । ਨਾਮੁ—ਸਰਬ-ਵਿਆਪਕ ਤਾਕਤ । ਤਿਨਿ—ਉਸ (ਮਨੁੱਖ ਨੇ) । ਘਟਿ ਘਟਿ—ਹਰੇਕ ਸਰੀਰ ਵਿਚ । ਚੀਨਾ—ਪਛਾਣ ਲਿਆ ਹੈ । ਬੁਰਾ—ਬੁਰਾਈ । ਪੇਖੈ—ਵੇਖਦਾ ਹੈ । ਸਮ—ਬਰਾਬਰ, ਇਕੋ ਜਿਹਾ । ਦ੍ਰਿਸਟੇਤਾ—ਵੇਖਣ ਵਾਲਾ । ਲੇਪਾ—ਅਸਰ, ਪ੍ਰਭਾਵ । ਜਨ—(ਉਹ) ਮਨੁੱਖ ।

ਅਰਥ :—ਸਤ ਸੰਗ ਵਿਚ (ਰਹਿ ਕੇ) ਜਿਸ ਮਨੁੱਖ ਦਾ ਅਹੰਕਾਰ ਮਿਟ ਜਾਂਦਾ ਹੈ, (ਉਹ) ਮਨੁੱਖ ਸਾਰੇ ਮਨੁੱਖਾਂ ਵਿਚੋਂ ਵੱਡਾ ਹੈ ।

ਜੇ ਮਨੁੱਖ ਆਪਣੇ ਆਪ ਨੂੰ (ਸਾਰਿਆਂ ਨਾਲੋਂ) ਮੰਦ-ਕਰਮੀ ਖਿਆਲ ਕਰਦਾ ਹੈ, ਉਸ ਨੂੰ ਸਾਰਿਆਂ ਨਾਲੋਂ ਚੰਗਾ ਸਮਝਣਾ ਚਾਹੀਦਾ ਹੈ ।

ਜਿਸ ਮਨੁੱਖ ਦਾ ਮਨ ਸਭਨਾਂ ਦੇ ਚਰਨਾਂ ਦੀ ਧੂੜ ਹੁੰਦਾ ਹੈ (ਭਾਵ, ਜੋ ਸਭ ਨਾਲ ਗਰੀਬੀ-ਸੁਭਾਉ ਵਰਤਦਾ ਹੈ) ਉਸ ਮਨੁੱਖ ਨੇ ਹਰੇਕ ਸਰੀਰ ਵਿਚ ਪ੍ਰਭੂ ਦੀ ਸੱਤਾ ਪਛਾਣ ਲਈ ਹੈ ।

ਜਿਸ ਨੇ ਆਪਣੇ ਮਨ ਵਿਚੋਂ ਬੁਰਾਈ ਮਿਟਾ ਦਿੱਤੀ ਹੈ, ਉਹ ਸਾਰੀ ਸ੍ਰਿਸਟੀ (ਦੇ ਜੀਵਾਂ ਨੂੰ ਆਪਣਾ) ਮਿੜ ਵੇਖਦਾ ਹੈ ।

ਹੇ ਨਾਨਕ ! (ਇਹੋ ਜਿਹੇ) ਮਨੁੱਖ ਸੁਖਾਂ ਤੇ ਦੁਖਾਂ ਨੂੰ ਇਕੋ ਜਿਹਾ ਸਮਝਦੇ ਹਨ, (ਤਾਹੀਏਂ) ਪਾਪ ਤੇ ਪੁੰਨ ਦਾ ਉਹਨਾਂ ਉਤੇ ਅਸਰ ਨਹੀਂ ਹੁੰਦਾ (ਭਾਵ, ਨਾਹ ਕੋਈ ਮੰਦਾ ਕਰਮ ਉਹਨਾਂ ਦੇ ਮਨ ਨੂੰ ਫਸਾ ਸਕਦਾ ਹੈ, ਤੇ ਨਾਹ ਹੀ ਸੁਰਗ ਆਦਿਕ ਦਾ ਲਾਲਚ ਕਰ ਕੇ ਜਾਂ ਦੁੱਖ ਕਲੇਸ਼ ਤੋਂ ਡਰ ਕੇ ਉਹ ਪੁੰਨ ਕਰਮ ਕਰਦੇ ਹਨ, ਉਹਨਾਂ ਦਾ ਸੁਭਾਵ ਹੀ ਨੇਕੀ ਕਰਨਾ ਬਣ ਜਾਂਦਾ ਹੈ) ।੬।

ਨਿਰਧਨ ਕਉ ਧਨੁ ਤੇਰੇ ਨਾਉ ॥ ਨਿਥਾਵੇ ਕਉ ਨਾਉ ਤੇਰਾ ਥਾਉ ॥ ਨਿਮਾਨੇ ਕਉ ਪ੍ਰਭ ਤੇਰੇ ਮਾਨੁ ॥ ਸਗਲ ਘਟਾ ਕਉ ਦੇਵਹੁ ਦਾਨੁ ॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਅਪਨੀ ਗਤਿ ਮਿਤਿ ਜਾਨਹੁ ਆਪੇ ॥ ਆਪਨ ਸੰਗਿ ਆਪਿ ਪ੍ਰਭ ਰਾਤੇ ॥ ਤੁਮ੍ਹਰੀ ਉਸਤਤਿ ਤੁਮ ਤੇ ਹੋਇ ॥ ਨਾਨਕ ਅਵਰੁ ਨ ਜਾਨਸਿ ਕੋਇ ॥੭॥

ਪਦ ਅਰਥ :—ਨਿਰਧਨ—ਧਨ-ਹੀਨ, ਕੰਗਾਲ । ਕਉ—ਨੂੰ, ਵਾਸਤੇ । ਨਿਥਾਵੇ ਕਉ—ਨਿਆਸਰੇ ਨੂੰ । ਥਾਉ—ਆਸਰਾ । ਨਿਮਾਨਾ—ਜਿਸ ਨੂੰ ਕਿਤੇ ਮਾਣ ਆਦਰ ਨਾਹ ਮਿਲੇ, ਦੀਨ । ਘਟ—ਸਰੀਰ, ਪ੍ਰਾਣੀ । ਦੇਵਹੁ—ਤੂੰ ਦੇਂਦਾ ਹੈਂ । ਅੰਤਰਜਾਮੀ—ਅੰਦਰ ਦੀ ਜਾਣਨ ਵਾਲਾ, ਦਿਲ ਦੀ ਬੁੱਝਣ ਵਾਲਾ । ਗਤਿ—ਹਾਲਤ, ਅਵਸਥਾ । ਪ੍ਰਭ—ਹੇ ਪ੍ਰਭੂ ! ਰਾਤੇ—ਮਗਨ, ਮਸਤ । ਉਸਤਤਿ—ਸੋਭਾ, ਵਡਿਆਈ । ਤੁਮ ਤੇ—ਤੈਥੋਂ । ਕੋਇ—ਕੋਈ ਹੋਰ ।

ਅਰਥ :—(ਹੇ ਪ੍ਰਭੂ) ਕੰਗਾਲ ਵਾਸਤੇ ਤੇਰਾ ਨਾਮ ਹੀ ਧਨ ਹੈ, ਨਿਆਸਰੇ ਨੂੰ ਤੇਰਾ ਆਸਰਾ ਹੈ । ਨਿਮਾਣੇ ਵਾਸਤੇ ਤੇਰਾ (ਨਾਮ), ਹੇ ਪ੍ਰਭੂ ! ਆਦਰ ਮਾਣ ਹੈ, ਤੂੰ ਸਾਰੇ ਜੀਵਾਂ ਨੂੰ ਦਾਤਾਂ ਦੇਂਦਾ ਹੈਂ ।

ਹੇ ਸੁਆਮੀ ! ਹੇ ਸਾਰੇ ਪ੍ਰਾਣੀਆਂ ਦੇ ਦਿਲ ਦੀ ਜਾਣਨ ਵਾਲੇ ! ਤੂੰ ਆਪ ਹੀ ਸਭ ਕੁਝ ਕਰਦਾ ਹੈਂ, ਤੇ, ਆਪ ਹੀ ਕਰਾਉਂਦਾ ਹੈਂ ।

ਹੇ ਪ੍ਰਭੂ ! ਤੂੰ ਆਪਣੀ ਹਾਲਤ ਤੇ ਆਪਣੀ (ਵਡਿਆਈ ਦੀ) ਮਰਯਾਦਾ ਆਪ ਹੀ ਜਾਣਦਾ ਹੈਂ; ਤੂੰ ਆਪਣੇ ਆਪ ਵਿਚ ਆਪ ਹੀ ਮਗਨ ਹੈਂ ।

ਹੇ ਨਾਨਕ ! (ਆਖ, ਕਿ, ਹੇ ਪ੍ਰਭੂ !) ਤੇਰੀ ਵਡਿਆਈ ਤੈਥੋਂ ਹੀ (ਬਿਆਨ) ਹੋ ਸਕਦੀ ਹੈ, ਕੋਈ ਹੋਰ ਤੇਰੀ ਵਡਿਆਈ ਨਹੀਂ ਜਾਣਦਾ ।੨।

ਸਰਬ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਕੇ ਨਾਮੁ ਜਪਿ ਨਿਰਮਲ ਕਰਮੁ ॥ ਸਗਲ ਕ੍ਰਿਆ ਮਹਿ ਉਤਮ ਕਿਰਿਆ ॥
ਸਾਧ ਸੰਗਿ ਦੁਰਮਤਿ ਮਲੁ ਹਿਰਿਆ ॥ ਸਗਲ ਉਦਮ ਮਹਿ ਉਦਮੁ ਭਲਾ ॥ ਹਰਿ ਕਾ ਨਾਮੁ ਜਪਹੁ ਜੀਅ ਸਦਾ ॥ ਸਗਲ
ਬਾਨੀ ਮਹਿ ਅੰਮ੍ਰਿਤ ਬਾਨੀ ॥ ਹਰਿ ਕੇ ਜਸੁ ਸੁਨਿ ਰਸਨ ਬਖਾਨੀ ॥ ਸਗਲ ਥਾਨ ਤੇ ਓਹੁ ਉਤਮ ਥਾਨੁ ॥ ਨਾਨਕ ਜਿਹ
ਘਟਿ ਵਸੈ ਹਰਿ ਨਾਮੁ ॥੮॥੩॥ {ਪੰਨਾ ੨੬੬}

ਪਦ ਅਰਥ :—ਸ੍ਰੇਸਟ—ਸਭ ਤੋਂ ਚੰਗਾ । ਨਿਰਮਲ—ਪਵਿਤ੍ਰ, ਸੁੱਧ । ਕਰਮ—ਕੰਮ, ਆਚਰਨ । ਕ੍ਰਿਆ—ਧਾਰਮਿਕ
ਰਸਮ । ਦੁਰਮਤਿ—ਭੈੜੀ ਮਤਿ । ਹਿਰਿਆ—ਦੂਰ ਕੀਤੀ । ਜੀਅ—ਹੇ ਜੀ ! ਹੇ ਮਨ ! ਅੰਮ੍ਰਿਤ—ਅਮਰ ਕਰਨ
ਵਾਲੀ । ਰਸਨ—ਜੀਭ । ਬਖਾਨੀ—ਉੱਚਾਰ, ਬੋਲ । ਜਿਹ ਘਟਿ—ਜਿਸ ਘਟ ਵਿਚ, ਜਿਸ ਸਰੀਰ ਵਿਚ, ਜਿਸ
ਹਿਰਦੇ ਵਿਚ ।

ਅਰਥ :—(ਹੇ ਮਨ !) ਪ੍ਰਭੂ ਦਾ ਨਾਮ ਜਪ (ਤੇ) ਪਵਿਤ੍ਰ ਆਚਰਣ (ਬਣਾ)—ਇਹ ਧਰਮ ਸਾਰੇ ਧਰਮਾਂ ਨਾਲੋਂ ਚੰਗਾ
ਹੈ ।

ਸਤਸੰਗ ਵਿਚ (ਰਹਿ ਕੇ) ਭੈੜੀ ਮਤਿ (ਰੂਪ) ਮੈਲ ਦੂਰ ਕੀਤੀ ਜਾਏ—ਇਹ ਕੰਮ ਹੋਰ ਸਾਰੀਆਂ ਧਾਰਮਿਕ ਰਸਮਾਂ ਨਾਲੋਂ
ਉੱਤਮ ਹੈ ।

ਹੇ ਮਨ ! ਸਦਾ ਪ੍ਰਭੂ ਦਾ ਨਾਮ ਜਪ—ਇਹ ਉੱਦਮ (ਹੋਰ) ਸਾਰੇ ਉੱਦਮਾਂ ਨਾਲੋਂ ਭਲਾ ਹੈ । ਪ੍ਰਭੂ ਦਾ ਜਸ (ਕੰਨਾਂ ਨਾਲ)
ਸੁਣ (ਤੇ) ਜੀਭ ਨਾਲ ਬੋਲ—(ਪ੍ਰਭੂ ਦੇ ਜਸ ਦੀ ਇਹ) ਆਤਮਕ ਜੀਵਨ ਦੇਣ ਵਾਲੀ ਬਾਣੀ ਹੋਰ ਸਭ ਬਾਣੀਆਂ ਨਾਲੋਂ
ਸੁੰਦਰ ਹੈ ।

ਹੇ ਨਾਨਕ ! ਜਿਸ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ, ਉਹ (ਹਿਰਦਾ-ਰੂਪ) ਥਾਂ ਹੋਰ ਸਾਰੇ (ਤੀਰਥ) ਅਸਥਾਨਾਂ ਤੋਂ
ਪਵਿਤ੍ਰ ਹੈ ।੮।੩।

**ਸਲੋਕੁ ॥ ਨਿਰਗੁਨੀਆਰ ਇਆਨਿਆ ਸੋ ਪ੍ਰਭੂ ਸਦਾ ਸਮਾਲਿ ॥ ਜਿਨਿ ਕੀਆ ਤਿਸੁ ਚੀਤਿ ਰਖੁ ਨਾਨਕ ਨਿਬਹੀ ਨਾਲਿ
॥੧॥**

ਪਦ ਅਰਥ :—ਨਿਰਗੁਨੀਆਰ—ਹੇ ਨਿਰਗੁਣ ਜੀਵ ! ਹੇ ਗੁਣ-ਗੀਣ ਜੀਵ ! ਇਆਨਿਆ—ਹੇ ਅੰਵਾਣ ! ਸਮਾਲਿ—
ਚੇਤੇ ਰੱਖ, ਯਾਦ ਕਰ । ਜਿਨਿ—ਜਿਸ (ਪ੍ਰਭੂ) ਨੇ । ਕੀਆ—ਪੈਦਾ ਕੀਤਾ । ਤਿਸੁ—ਉਸ ਨੂੰ । ਚੀਤਿ—ਚਿੱਤ
ਵਿਚ । ਨਿਬਹੀ—ਨਿਭਦਾ ਹੈ, ਸਾਥ ਨਿਬਾਹੁੰਦਾ ਹੈ ।

ਅਰਥ :—ਹੇ ਅੰਵਾਣ ! ਹੇ ਗੁਣ-ਗੀਨ (ਮਨੁੱਖ) ! ਉਸ ਮਾਲਕ ਨੂੰ ਸਦਾ ਯਾਦ ਕਰ । ਹੇ ਨਾਨਕ ! ਜਿਸ ਨੇ ਤੈਨੂੰ
ਪੈਦਾ ਕੀਤਾ ਹੈ, ਉਸ ਨੂੰ ਚਿੱਤ ਵਿਚ (ਪ੍ਰੇ) ਰੱਖ, ਉਹੀ (ਤੇਰੇ) ਨਾਲ ਸਾਥ ਨਿਬਾਹੇਗਾ ।੧।

**ਅਸਟਪਦੀ ॥ ਰਮਈਆ ਕੇ ਗੁਨ ਚੇਤਿ ਪਰਾਨੀ ॥ ਕਵਨ ਮੂਲ ਤੇ ਕਵਨ ਦ੍ਰਿਸਟਾਨੀ ॥ ਜਿਨਿ ਤੂੰ ਸਾਜਿ ਸਵਾਰਿ
ਸੀਗਾਰਿਆ ॥ ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥ ਬਾਰ ਬਿਵਸਥਾ ਤੁਝਹਿ ਪਿਆਰੈ ਦੂਧ ॥ ਭਰਿ ਜੋਬਨ ਭੋਜਨ
ਸੁਖ ਸੂਧ ॥ ਬਿਰਧਿ ਭਇਆ ਉਪਰਿ ਸਾਕ ਸੈਨ ॥ ਮੁਖਿ ਅਪਿਆਉ ਬੈਠ ਕਉ ਦੈਨ ॥ ਇਹੁ ਨਿਰਗੁਨੁ ਗੁਨੁ ਕਛੁ ਨ
ਬੂਝੈ ॥ ਬਖਸਿ ਲੇਹੁ ਤਉ ਨਾਨਕ ਸੀਝੈ ॥੧॥ {ਪੰਨਾ ੨੬੬-੨੬੭}**

ਪਦ ਅਰਥ :—ਰਮਈਆ—ਸੋਹਣਾ ਰਾਮ । ਚੇਤਿ—ਚੇਤੇ ਕਰ, ਯਾਦ ਕਰ । ਪਰਾਨੀ—ਹੇ ਜੀਵ ! ਦ੍ਰਿਸਟਾਨੀ—ਵਿਖਾ
ਦਿੱਤਾ । ਜਿਨਿ—ਜਿਸ (ਪ੍ਰਭੂ) ਨੇ । ਤੂੰ—ਤੈਨੂੰ । ਸਾਜਿ—ਪੈਦਾ ਕਰ ਕੇ । ਸਵਾਰਿ—ਸਜਾ ਕੇ । ਗਰਭ ਅਗਨਿ—
ਪੇਟ ਦੀ ਅੱਗ । ਉਬਾਰਿਆ—ਬਚਾਇਆ । ਬਾਰ—ਬਾਲਕ । ਬਿਵਸਥਾ—ਉਮਰ, ਹਾਲਤ । ਪਿਆਰੈ—ਪਿਆਲਦਾ

ਹੈ । ਭਰਿ ਜੋਬਨ—ਜੁਆਨੀ ਦੇ ਭਰ ਵਿਚ, ਭਰ-ਜੁਆਨੀ ਵਿਚ । ਸੂਧ—ਸੂਝ । ਬਿਰਧਿ—ਬੁੱਢਾ । ਉਪਰਿ—ਉਤੇ, ਸੇਵਾ ਕਰਨ ਨੂੰ । ਸੈਨ—ਸੱਜਣ, ਮਿੜ । ਮੁਖਿ—ਮੂੰਹ ਵਿਚ । ਅਪਿਆਉ—{skt. ਆਘ To grow fat. (caus) To make fat or comfortable. ਆਘਾਯਨ) ਚੰਗੇ ਭੋਜਨ । ਬੈਠ ਕਉ—ਬੈਠੇ ਨੂੰ । ਦੈਨ—ਦੇਂਦੇ ਹਨ ।

ਅਰਥ :—ਹੇ ਜੀਵ ! ਸੋਹਣੇ ਰਾਮ ਦੇ ਗੁਣ ਯਾਦ ਕਰ, (ਵੇਖ) ਕਿਸ ਮੁੱਢ ਤੋਂ (ਤੈਨੂੰ) ਕੇਹਾ (ਸੋਹਣਾ ਬਣਾ ਕੇ ਉਸ ਨੇ) ਵਿਖਾਇਆ ਹੈ ।

ਜਿਸ ਪ੍ਰਭੂ ਨੇ ਤੈਨੂੰ ਬਣਾ ਸਵਾਰ ਕੇ ਸੋਹਣਾ ਕੀਤਾ ਹੈ, ਜਿਸ ਨੇ ਤੈਨੂੰ ਪੇਟ ਦੀ ਅੱਗ ਵਿਚ (ਭੀ) ਬਚਾਇਆ;

ਜੋ ਬਾਲ ਉਮਰ ਵਿਚ ਤੈਨੂੰ ਦੁੱਧ ਪਿਆਲਦਾ ਹੈ, ਭਰ-ਜੁਆਨੀ ਵਿਚ ਭੋਜਨ ਤੇ ਸੁਖਾਂ ਦੀ ਸੂਝ (ਦੇਂਦਾ ਹੈ);

(ਜਦੋਂ ਤੂੰ) ਬੁੱਢਾ ਹੋ ਜਾਂਦਾ ਹੈਂ (ਤਾਂ) ਸੇਵਾ ਕਰਨ ਨੂੰ ਸਾਕ-ਸੱਜਣ (ਤਿਆਰ ਕਰ ਦੇਂਦਾ ਹੈ) ਜੋ ਬੈਠੇ ਹੋਏ ਨੂੰ ਮੂੰਹ ਵਿਚ ਚੰਗੇ ਭੋਜਨ ਦੇਂਦੇ ਹਨ, (ਉਸ ਪ੍ਰਭੂ ਨੂੰ ਚੇਤੇ ਕਰ) ।

(ਪਰ) ਹੇ ਨਾਨਕ ! (ਆਖ, ਹੇ ਪ੍ਰਭੂ !) ਇਹ ਗੁਣ-ਗੀਣ ਜੀਵ (ਤੇਰਾ) ਕੋਈ ਉਪਕਾਰ ਨਹੀਂ ਸਮਝਦਾ, (ਜੇ) ਤੂੰ ਆਪਿ ਮੇਹਰ ਕਰੇਂ, ਤਾਂ (ਇਹ ਜਨਮ-ਮਨੋਰਥ ਵਿਚ) ਸਫਲ ਹੋਵੇ ।੧।

ਜਿਹ ਪ੍ਰਸਾਦਿ ਧਰ ਉਪਰਿ ਸੁਖਿ ਬਸਹਿ ॥ ਸੁਤ ਭ੍ਰਾਤ ਮੀਤ ਬਨਿਤਾ ਸੰਗਿ ਹਸਹਿ ॥ ਜਿਹ ਪ੍ਰਸਾਦਿ ਪੀਵਹਿ ਸੀਤਲ ਜਲਾ ॥ ਸੁਖਦਾਈ ਪਵਨੁ ਪਾਵਕੁ ਅਮੁਲਾ ॥ ਜਿਹ ਪ੍ਰਸਾਦਿ ਭੋਗਹਿ ਸਭਿ ਰਸਾ ॥ ਸਗਲ ਸਮਗ੍ਰੀ ਸੰਗਿ ਸਾਥਿ ਬਸਾ ॥ ਦੀਨੇ ਹਸਤ ਪਾਵ ਕਰਨ ਨੇਤ੍ਰ ਰਸਨਾ ॥ ਤਿਸਹਿ ਤਿਆਗਿ ਅਵਰ ਸੰਗਿ ਰਚਨਾ ॥ ਐਸੇ ਦੋਖ ਮੂੜ ਅੰਧ ਬਿਆਪੇ ॥ ਨਾਨਕ ਕਾਢਿ ਲੇਹੁ ਪ੍ਰਭ ਆਪੇ ॥੨॥

ਪਦ ਅਰਥ :—ਜਿਹ ਪ੍ਰਸਾਦਿ—ਜਿਸ ਦੀ ਕ੍ਰਿਪਾ ਨਾਲ । ਧਰ—ਧਰਤੀ । ਸੁਖਿ—ਸੁਖ ਨਾਲ । ਬਸਹਿ—ਤੂੰ ਵੱਸਦਾ ਹੈਂ । ਸੁਤ—ਪੁੱਤ੍ਰ । ਭ੍ਰਾਤ—ਭਰਾ । ਬਨਿਤਾ—ਇਸਤ੍ਰੀ । ਹਸਹਿ—ਤੂੰ ਹੱਸਦਾ ਹੈਂ । ਸੀਤਲ—ਠੰਢਾ । ਪਵਨੁ—ਹਵਾ । ਪਾਵਕੁ—ਅੱਗ । ਸਗਲ—ਸਾਰੇ । ਸਮਗ੍ਰੀ—ਪਦਾਰਥ । ਹਸਤ—ਹੱਥ । ਪਾਵ—ਪੈਰ । ਕਰਨ—ਕੰਨ । ਨੇਤ੍ਰ—ਅੱਖਾਂ । ਰਸਨਾ—ਜੀਭ । ਤਿਸਹਿ—ਉਸ (ਪ੍ਰਭੂ) ਨੂੰ । ਤਿਆਗਿ—ਛੱਡ ਕੇ, ਵਿਸਾਰ ਕੇ । ਰਚਨਾ—ਰੁੱਝਾ ਹੋਇਆ ਹੈਂ, ਮਗਨ ਹੈਂ । ਦੋਖ—ਮੰਦੇ ਕਰਮ । ਮੂੜ—ਮੂਰਖ ਜੀਵ । ਬਿਆਪੇ—ਫਸੇ ਹੋਏ ਹਨ ।

ਅਰਥ :—(ਹੇ ਜੀਵ !) ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਧਰਤੀ ਉਤੇ ਸੁਖੀ ਵੱਸਦਾ ਹੈਂ, ਪੁਤ੍ਰ ਭਰਾ ਮਿਤ੍ਰ ਇਸਤ੍ਰੀ ਨਾਲ ਹੱਸਦਾ ਹੈਂ;

ਜਿਸ ਦੀ ਮੇਹਰ ਨਾਲ ਤੂੰ ਠੰਢਾ ਪਾਣੀ ਪੀਂਦਾ ਹੈਂ, ਸੁਖ ਦੇਣ ਵਾਲੀ ਹਵਾ ਤੇ ਅਮੋਲਕ ਅੱਗ (ਵਰਤਦਾ ਹੈਂ);

ਜਿਸ ਦੀ ਕਿਰਪਾ ਨਾਲ ਸਾਰੇ ਰਸ ਭੋਗਦਾ ਹੈਂ, ਸਾਰੇ ਪਦਾਰਥਾਂ ਦੇ ਨਾਲ ਤੂੰ ਰਹਿੰਦਾ ਹੈਂ (ਭਾਵ, ਸਾਰੇ ਪਦਾਰਥ ਵਰਤਣ ਲਈ ਤੈਨੂੰ ਮਿਲਦੇ ਹਨ);

(ਜਿਸ ਨੇ) ਤੈਨੂੰ ਹੱਥ ਪੈਰ ਕੰਨ ਅੱਖਾਂ ਜੀਭ ਦਿੱਤੇ ਹਨ, ਉਸ (ਪ੍ਰਭੂ) ਨੂੰ ਵਿਸਾਰ ਕੇ (ਹੇ ਜੀਵ !) ਤੂੰ ਹੋਰਨਾਂ ਨਾਲ ਮਗਨ ਹੈਂ ।

(ਇਹ) ਮੂਰਖ ਅੰਨ੍ਹੇ ਜੀਵ (ਭਲਾਈ ਵਿਸਾਰਨ ਵਾਲੇ) ਇਹੋ ਜਿਹੇ ਔਗੁਣਾਂ ਵਿਚ ਫਸੇ ਹੋਏ ਹਨ । ਹੇ ਨਾਨਕ ! (ਇਹਨਾਂ ਜੀਵਾਂ ਵਾਸਤੇ ਅਰਦਾਸ ਕਰ, ਤੇ ਆਖ)—ਹੇ ਪ੍ਰਭੂ ! (ਇਹਨਾਂ ਨੂੰ) ਆਪ (ਇਹਨਾਂ ਔਗੁਣਾਂ ਵਿਚੋਂ) ਕੱਢ ਲੈ ।੨।

ਆਦਿ ਅੰਤਿ ਜੋ ਰਾਖਨਹਾਰੁ ॥ ਤਿਸ ਸਿਉ ਪ੍ਰੀਤਿ ਨ ਕਰੈ ਗਵਾਰੁ ॥ ਜਾ ਕੀ ਸੇਵਾ ਨਵ ਨਿਧਿ ਪਾਵੈ ॥ ਤਾ ਸਿਉ ਮੂੜਾ ਮਨੁ ਨਹੀ ਲਾਵੈ ॥ ਜੋ ਠਾਕੁਰੁ ਸਦ ਸਦਾ ਹਜੂਰੇ ॥ ਤਾ ਕਉ ਅੰਧਾ ਜਾਨਤ ਦੂਰੇ ॥ ਜਾ ਕੀ ਟਹਲ ਪਾਵੈ ਦਰਗਹ ਮਾਨੁ ॥ ਤਿਸਹਿ ਬਿਸਾਰੈ ਮੁਗਧੁ ਅਜਾਨੁ ॥ ਸਦਾ ਸਦਾ ਇਹੁ ਭੂਲਨਹਾਰੁ ॥ ਨਾਨਕ ਰਾਖਨਹਾਰੁ ਅਪਾਰੁ ॥੩॥ {ਪੰਨਾ ੨੬੭}

ਪਦ ਅਰਥ :—ਆਦਿ—ਮੁੱਢ ਤੋਂ (ਭਾਵ, ਜਨਮ ਸਮੇਂ ਤੋਂ) । ਅੰਤਿ—ਅਖੀਰ ਤਕ (ਭਾਵ, ਮਰਨ ਤਕ) । ਗਵਾਰੁ—ਮੂਰਖ ਮਨੁੱਖ । ਜਾ ਕੀ—ਜਿਸ (ਪ੍ਰਭੂ) ਦੀ । ਨਵ ਨਿਧਿ—ਨੌ ਖਜ਼ਾਨੇ । ਤਾ ਸਿਉ—ਉਸ ਨਾਲ । ਮੂੜਾ—ਮੂਰਖ । ਹਜੂਰੇ—ਹਾਜ਼ਰ-ਨਾਜ਼ਰ, ਅੰਗ-ਸੰਗ । ਤਾ ਕਉ—ਉਸ ਨੂੰ । ਤਿਸਹਿ—ਉਸ (ਪ੍ਰਭੂ) ਨੂੰ । ਮੁਗਧੁ—ਮੂਰਖ । ਇਹੁ—ਇਹ (ਜੀਵ) । ਅਪਾਰੁ—ਬੇਅੰਤ ।

ਅਰਥ :—ਮੂਰਖ ਮਨੁੱਖ ਉਸ ਪ੍ਰਭੂ ਨਾਲ ਪਿਆਰ ਨਹੀਂ ਕਰਦਾ, ਜੋ (ਇਸ ਦੇ) ਜਨਮ ਤੋਂ ਲੈ ਕੇ ਮਰਨ ਸਮੇਂ ਤਕ (ਇਸ ਦੀ) ਰਾਖੀ ਕਰਨ ਵਾਲਾ ਹੈ ।

ਮੂਰਖ ਜੀਵ ਉਸ ਪ੍ਰਭੂ ਨਾਲ ਚਿੰਤ ਨਹੀਂ ਜੋੜਦਾ, ਜਿਸ ਦੀ ਸੇਵਾ ਕੀਤੀਆਂ (ਇਸ ਨੂੰ ਸ੍ਰਿਸ਼ਟੀ ਦੇ) ਨੌ ਹੀ ਖਜ਼ਾਨੇ ਮਿਲ ਜਾਂਦੇ ਹਨ ।

ਅੰਨ੍ਹਾ ਮਨੁੱਖ ਉਸ ਠਾਕੁਰ ਨੂੰ (ਕਿਤੇ) ਦੂਰ (ਬੈਠਾ) ਸਮਝਦਾ ਹੈ, ਜੋ ਹਰ ਵੇਲੇ ਇਸ ਦੇ ਅੰਗ-ਸੰਗ ਹੈ ।

ਮੂਰਖ ਤੇ ਅੰਵਾਣ ਜੀਵ ਉਸ ਪ੍ਰਭੂ ਨੂੰ ਵਿਸਾਰ ਬੈਠਦਾ ਹੈ, ਜਿਸ ਦੀ ਟਹਲ ਕੀਤੀਆਂ ਇਸ ਨੂੰ (ਪ੍ਰਭੂ ਦੀ) ਦਰਗਾਹ ਵਿਚ ਆਦਰ ਮਿਲਦਾ ਹੈ ।

(ਪਰ ਕੇਹੜਾ ਕੇਹੜਾ ਔਗੁਣ ਚਿਤਾਰੀਏ ?) ਇਹ ਜੀਵ (ਤਾਂ) ਸਦਾ ਹੀ ਭੁੱਲਾਂ ਕਰਦਾ ਰਹਿੰਦਾ ਹੈ; ਹੇ ਨਾਨਕ ! ਰੱਖਿਆ ਕਰਨ ਵਾਲਾ ਪ੍ਰਭੂ ਬੇਅੰਤ ਹੈ (ਉਹ ਇਸ ਜੀਵ ਦੇ ਔਗੁਣਾਂ ਵਲ ਨਹੀਂ ਤੱਕਦਾ) ।੩।

ਰਤਨੁ ਤਿਆਗਿ ਕਉਡੀ ਸੰਗਿ ਰਚੈ ॥ ਸਾਚੁ ਛੋਡਿ ਝੂਠ ਸੰਗਿ ਮਚੈ ॥ ਜੋ ਛਡਨਾ ਸੁ ਅਸਥਿਰੁ ਕਰਿ ਮਾਨੈ ॥ ਜੋ ਹੋਵਨੁ ਸੋ ਦੂਰਿ ਪਰਾਨੈ ॥ ਛੋਡਿ ਜਾਇ ਤਿਸ ਕਾ ਸ੍ਰਮੁ ਕਰੈ ॥ ਸੰਗਿ ਸਹਾਈ ਤਿਸੁ ਪਰਹਰੈ ॥ ਚੰਦਨ ਲੇਪੁ ਉਤਾਰੈ ਧੋਇ ॥ ਗਰਧਬ ਪ੍ਰੀਤਿ ਭਸਮ ਸੰਗਿ ਹੋਇ ॥ ਅੰਧ ਕੂਪ ਮਹਿ ਪਤਿਤ ਬਿਕਰਾਲ ॥ ਨਾਨਕ ਕਾਢਿ ਲੇਹੁ ਪ੍ਰਭ ਦਇਆਲ ॥੪॥

ਪਦ ਅਰਥ :—ਰਚੈ—ਰੁੱਝਾ ਰਹਿੰਦਾ ਹੈ, ਖੁਸ਼ ਹੁੰਦਾ ਹੈ । ਛੋਡਿ—ਛੱਡ ਕੇ । ਮਚੈ—ਮੱਚਦਾ ਹੈ, ਭੂਹੇ ਹੁੰਦਾ ਹੈ, ਆਕੜਦਾ ਹੈ । ਜੋ—ਜੋ (ਧਨ ਪਦਾਰਥ) । ਸੁ—ਉਸ ਨੂੰ । ਅਸਥਿਰੁ—ਸਦਾ ਕਾਇਮ ਰਹਿਣ ਵਾਲਾ । ਹੋਵਨੁ—ਹੋਵਨਹਾਰ, ਜ਼ਰੂਰ ਹੋਣਾ ਹੈ, (ਭਾਵ, ਮੌਤ) । ਪਰਾਨੈ—ਪਛਾਣਦਾ ਹੈ, ਸਮਝਦਾ ਹੈ । ਤਿਸ ਕਾ—ਉਸ ਦਾ, ਉਸ ਦੀ ਖਾਤਰ । ਸ੍ਰਮੁ—ਮੇਹਨਤ, ਖੇਚਲ । ਸਹਾਈ—ਸਹਾਇਤਾ ਕਰਨ ਵਾਲਾ । ਪਰਹਰੈ—ਛੱਡ ਦੇਂਦਾ ਹੈ । ਉਤਾਰੈ—ਲਾਹ ਦੇਂਦਾ ਹੈ । ਗਰਧਬ ਪ੍ਰੀਤਿ—ਖੋਤੇ ਦਾ ਪਿਆਰ । ਭਸਮ—ਸੁਆਹ । ਕੂਪ—ਖੂਹ । ਪਤਿਤ—ਡਿੱਗਾ ਹੋਇਆ । ਬਿਕਰਾਲ—ਡਰਾਉਣਾ । ਬਿਕਰਾਲ ਕੂਪ ਮਹਿ—ਭਿਆਨਕ ਖੂਹ ਵਿਚ । ਪ੍ਰਭ—ਹੇ ਪ੍ਰਭੂ !

ਅਰਥ :—(ਮਾਇਆ-ਧਾਰੀ ਜੀਵ) (ਨਾਮ-) ਰਤਨ ਛੱਡ ਕੇ (ਮਾਇਆ-ਰੂਪ) ਕਉਡੀ ਨਾਲ ਖੁਸ਼ ਫਿਰਦਾ ਹੈ । ਸੱਚੇ (ਪ੍ਰਭੂ) ਨੂੰ ਛੱਡ ਕੇ ਨਾਸਵੰਤ (ਪਦਾਰਥਾਂ) ਨਾਲ ਭੂਹੇ ਹੁੰਦਾ ਹੈ ।

ਜੋ (ਮਾਇਆ) ਛੱਡ ਜਾਣੀ ਹੈ, ਉਸ ਨੂੰ ਸਦਾ ਅਟੱਲ ਸਮਝਦਾ ਹੈ; ਜੋ (ਮੌਤ) ਜ਼ਰੂਰ ਵਾਪਰਨੀ ਹੈ, ਉਸ ਨੂੰ (ਕਿਤੇ) ਦੂਰ (ਬੈਠੀ) ਖਿਆਲ ਕਰਦਾ ਹੈ ।

ਉਸ (ਧਨ ਪਦਾਰਥ) ਦੀ ਖਾਤਰ (ਨਿੱਤ) ਖੇਚਲ ਕਰਦਾ (ਫਿਰਦਾ) ਹੈ ਜੋ (ਅੰਤ) ਛੱਡ ਜਾਣੀ ਹੈ; ਜੋ (ਪ੍ਰਭੂ) (ਇਸ) ਨਾਲ ਰਾਖਾ ਹੈ ਉਸ ਨੂੰ ਵਿਸਾਰ ਬੈਠਾ ਹੈ ।

ਖੋਤੇ ਦਾ ਪਿਆਰ (ਸਦਾ) ਸੁਆਹ ਨਾਲ (ਹੀ) ਹੁੰਦਾ ਹੈ, ਚੰਦਨ ਦਾ ਲੇਪ ਧੋ ਕੇ ਲਾਹ ਦੇਂਦਾ ਹੈ ।

(ਜੀਵ ਮਾਇਆ ਦੇ) ਹਨੇਰੇ ਭਿਆਨਕ ਖੂਹ ਵਿਚ ਡਿੱਗੇ ਪਏ ਹਨ; ਹੇ ਨਾਨਕ ! (ਅਰਦਾਸ ਕਰ ਤੇ ਆਖ) ਹੇ ਦਿਆਲ ਪ੍ਰਭੂ ! (ਇਹਨਾਂ ਨੂੰ ਆਪ ਇਸ ਖੂਹ ਵਿਚੋਂ) ਕੱਢ ਲੈ ।੪।

ਕਰਤੂਤਿ ਪਸੂ ਕੀ ਮਾਨਸ ਜਾਤਿ ॥ ਲੋਕ ਪਚਾਰਾ ਕਰੈ ਦਿਨੁ ਰਾਤਿ ॥ ਬਾਹਰਿ ਭੇਖ ਅੰਤਰਿ ਮਲੁ ਮਾਇਆ ॥ ਛਪਸਿ ਨਾਹਿ ਕਛੁ ਕਰੈ ਛਪਾਇਆ ॥ ਬਾਹਰਿ ਗਿਆਨ ਧਿਆਨ ਇਸਨਾਨ ॥ ਅੰਤਰਿ ਬਿਆਪੈ ਲੋਭੁ ਸੁਆਨੁ ॥ ਅੰਤਰਿ ਅਗਨਿ ਬਾਹਰਿ ਤਨੁ ਸੁਆਹ ॥ ਗਲਿ ਪਾਥਰ ਕੈਸੇ ਤਰੈ ਅਥਾਹ ॥ ਜਾ ਕੈ ਅੰਤਰਿ ਬਸੈ ਪ੍ਰਭੁ ਆਪਿ ॥ ਨਾਨਕ ਤੇ ਜਨ ਸਹਜਿ ਸਮਾਤਿ ॥੫॥ {ਪੰਨਾ ੨੬੭}

ਪਦ ਅਰਥ :—ਮਾਨਸ—ਮਨੁੱਖ ਦੀ । ਪਚਾਰਾ—(Skt. ਡਪਚਾਰ) ਵਿਖਾਵਾ । ਅੰਤਰਿ—ਮਨ ਵਿਚ । ਕਛੁ ਕਰੈ—(ਭਾਵੇਂ) ਕੋਈ (ਜਤਨ) ਕਰੇ । ਬਿਆਪੈ—ਜ਼ੋਰ ਪਾ ਰਿਹਾ ਹੈ । ਸੁਆਨੁ—ਕੁੱਤਾ । ਅਗਨਿ—(ਤ੍ਰਿਸਨਾ ਦੀ) ਅੱਗ । ਗਲਿ—ਗਲ ਵਿਚ । ਅਥਾਹ—ਜਿਸ ਦੀ ਡੂੰਘਾਈ ਦਾ ਪਤਾ ਨਾ ਲੱਗ ਸਕੇ । ਜਾ ਕੈ ਅੰਤਰਿ—ਜਿਸ ਮਨੁੱਖ ਦੇ ਹਿਰਦੇ ਵਿਚ । ਸਹਜਿ—ਸਹਜ ਵਿਚ, ਉਸ ਅਵਸਥਾ ਵਿਚ ਜਿਥੇ ਮਨ ਡੋਲਦਾ ਨਹੀਂ । ਸਮਾਤਿ—ਸਮਾ ਜਾਂਦਾ ਹੈ, ਟਿਕ ਜਾਂਦਾ ਹੈ ।

ਅਰਥ :—ਜਾਤਿ ਮਨੁੱਖ ਦੀ ਹੈ (ਭਾਵ, ਮਨੁੱਖ-ਸ਼੍ਰੇਣੀ ਵਿਚੋਂ ਜੰਮਿਆ ਹੈ) ਪਰ ਕੰਮ ਪਸ਼ੂਆਂ ਵਾਲੇ ਹਨ, (ਉਂਵ) ਦਿਨ ਰਾਤ ਲੋਕਾਂ ਵਾਸਤੇ ਵਿਖਾਵਾ ਕਰ ਰਿਹਾ ਹੈ ।

ਬਾਹਰ (ਸਰੀਰ ਉਤੇ) ਧਾਰਮਿਕ ਪੁਸ਼ਾਕ ਹੈ ਪਰ ਮਨ ਵਿਚ ਮਾਇਆ ਦੀ ਮੈਲ ਹੈ, (ਬਾਹਰਲੇ ਭੇਖ ਨਾਲ) ਛਪਾਉਣ ਦਾ ਜਤਨ ਕੀਤਿਆਂ (ਮਨ ਦੀ ਮੈਲ) ਲੁਕਦੀ ਨਹੀਂ ।

ਬਾਹਰ (ਵਿਖਾਵੇ ਵਾਸਤੇ) (ਤੀਰਥ) ਇਸ਼ਨਾਨ ਤੇ ਗਿਆਨ ਦੀਆਂ ਗੱਲਾਂ ਕਰਦਾ ਹੈ, ਸਮਾਧੀਆਂ ਭੀ ਲਾਉਂਦਾ ਹੈ, ਪਰ ਮਨ ਵਿਚ ਲੋਭ (-ਰੂਪ) ਕੁੱਤਾ ਜ਼ੋਰ ਪਾ ਰਿਹਾ ਹੈ ।

ਮਨ ਵਿਚ (ਤ੍ਰਿਸਨਾ ਦੀ) ਅੱਗ ਹੈ, ਬਾਹਰ ਸਰੀਰ ਸੁਆਹ (ਨਾਲ ਲਿਬੇੜਿਆ ਹੋਇਆ ਹੈ); (ਜੇ) ਗਲ ਵਿਚ (ਵਿਕਾਰਾਂ ਦੇ) ਪੱਥਰ (ਹੋਣ ਤਾਂ) ਅਥਾਹ (ਸੰਸਾਰ-ਸਮੁੰਦਰ ਨੂੰ ਜੀਵ) ਕਿਵੇਂ ਤਰੇ ?

ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਆ ਵੱਸਦਾ ਹੈ, ਹੇ ਨਾਨਕ ! ਉਹੀ ਅਡੋਲ ਅਵਸਥਾ ਵਿਚ ਟਿਕੇ ਰਹਿੰਦੇ ਹਨ ।੫।

ਸੁਨਿ ਅੰਧਾ ਕੈਸੇ ਮਾਰਗੁ ਪਾਵੈ ॥ ਕਰੁ ਗਹਿ ਲੇਹੁ ਓੜਿ ਨਿਬਹਾਵੈ ॥ ਕਹਾ ਬੁਝਾਰਤਿ ਬੁਝੈ ਡੋਰਾ ॥ ਨਿਸਿ ਕਹੀਐ ਤਉ ਸਮਝੈ ਭੋਰਾ ॥ ਕਹਾ ਬਿਸਨ ਪਦ ਗਾਵੈ ਗੁੰਗ ॥ ਜਤਨ ਕਰੈ ਤਉ ਭੀ ਸੁਰ ਭੰਗ ॥ ਕਹ ਪਿੰਗੁਲ ਪਰਬਤ ਪਰਭਵਨ ॥ ਨਹੀ ਹੋਤ ਉਹਾ ਉਸੁ ਗਵਨ ॥ ਕਰਤਾਰ ਕਰੁਣਾ ਮੈ ਦੀਨੁ ਬੇਨਤੀ ਕਰੈ ॥ ਨਾਨਕ ਤੁਮਰੀ ਕਿਰਪਾ ਤਰੈ ॥੬॥

ਪਦ ਅਰਥ :—ਸੁਨਿ—ਸੁਣ ਕੇ । ਮਾਰਗੁ—ਰਸਤਾ । ਪਾਵੈ—ਲੱਭ ਲਏ । ਕਰੁ—ਹੱਥ । ਗਹਿ ਲੇਹੁ—ਫੜ ਲਵੇ । ਓੜਿ—ਅਖੀਰ ਤਕ । ਬੁਝਾਰਤਿ—ਸੈਨਤ । ਡੋਰਾ—ਬੋਲਾ । ਨਿਸਿ—ਰਾਤ । ਭੋਰਾ—ਦਿਨ । ਭੰਗ—ਟੁੱਟੀ ਹੋਈ । ਪਿੰਗੁਲ—ਲੂਲੂ । ਪਰਭਵਨ—(Skt. ਪ੍ਰਭਵਨ) ਭੌਣਾ, ਫਿਰਨਾ । ਉਸ—ਉਸ ਦੀ । ਗਵਨ—ਪਹੁੰਚ । ਕਰੁਣਾ—ਤਰਸ । ਕਰੁਣਾ ਮੈ—ਤਰਸਵਾਨ, ਦਇਆ ਕਰਨ ਵਾਲਾ (Note—Skt. ਸਯ (ਪੰਜਾਬੀ ‘ਮੈ’) is an affix used to indicate ‘made of, consisting of.’ ‘full of’) । ਦੀਨੁ—ਨਿਮਾਣਾ (ਜੀਵ) ।

ਅਰਥ :—ਅੰਨ੍ਹਾ ਮਨੁੱਖ (ਨਿਰਾ) ਸੁਣ ਕੇ ਕਿਵੇਂ ਰਾਹ ਲੱਭ ਲਏ ? (ਹੇ ਪ੍ਰਭੂ ! ਆਪ ਇਸ ਦਾ) ਹੱਥ ਫੜ ਲਵੋ (ਤਾਕਿ ਇਹ) ਅਖੀਰ ਤਕ (ਪ੍ਰੀਤ) ਨਿਬਾਹ ਸਕੇ ।

ਬੋਲਾ ਮਨੁੱਖ (ਨਿਰੀ) ਸੈਨਤ ਨੂੰ ਕੀਹ ਸਮਝੇ ? (ਸੈਨਤ ਨਾਲ ਜੇ) ਆਖੀਏ (ਇਹ) ਰਾਤ ਹੈ ਤਾਂ ਉਹ ਸਮਝ ਲੈਂਦਾ ਹੈ (ਇਹ) ਦਿਨ (ਹੈ) ।

ਗੁੰਗਾ ਕਿਵੇਂ ਬਿਸ਼ਨ-ਪਦੇ ਗਾ ਸਕੇ ? (ਕਈ) ਜਤਨ (ਭੀ) ਕਰੇ ਤਾਂ ਭੀ ਉਸ ਦੀ ਸੁਰ ਟੁੱਟੀ ਰਹਿੰਦੀ ਹੈ ।

ਲੂਲੂ ਕਿਥੇ ਪਹਾੜਾਂ ਤੇ ਭਉਂ ਸਕਦਾ ਹੈ ? ਓਥੇ ਉਸ ਦੀ ਪਹੁੰਚ ਨਹੀਂ ਹੋ ਸਕਦੀ ।

ਹੇ ਨਾਨਕ ! (ਇਸ ਹਾਲਤ ਵਿਚ ਕੇਵਲ ਅਰਦਾਸ ਕਰ ਤੇ ਆਖ) ਹੇ ਕਰਤਾਰ ! ਹੇ ਦਇਆ ਦੇ ਸਾਗਰ ! (ਇਹ) ਨਿਮਾਣਾ ਦਾਸ ਬੇਨਤੀ ਕਰਦਾ ਹੈ, ਤੇਰੀ ਮੇਹਰ ਨਾਲ (ਹੀ) ਤਰ ਸਕਦਾ ਹੈ । ੬।

ਸੰਗਿ ਸਹਾਈ ਸੁ ਆਵੈ ਨ ਚੀਤਿ ॥ ਜੋ ਬੈਰਾਈ ਤਾ ਸਿਉ ਪ੍ਰੀਤਿ ॥ ਬਲੂਆ ਕੇ ਗ੍ਰਿਹ ਭੀਤਰਿ ਬਸੈ ॥ ਅਨਦ ਕੇਲ ਮਾਇਆ ਰੰਗਿ ਰਸੈ ॥ ਦ੍ਰਿੜੁ ਕਰਿ ਮਾਨੈ ਮਨਹਿ ਪ੍ਰਤੀਤਿ ॥ ਕਾਲੁ ਨ ਆਵੈ ਮੂੜੇ ਚੀਤਿ ॥ ਬੈਰ ਬਿਰੋਧ ਕਾਮ ਕ੍ਰੋਧ ਮੋਹ ॥ ਝੂਠ ਬਿਕਾਰ ਮਹਾ ਲੋਭ ਧ੍ਰੋਹ ॥ ਇਆਹੂ ਜੁਗਤਿ ਬਿਹਾਨੇ ਕਈ ਜਨਮ ॥ ਨਾਨਕ ਰਾਖਿ ਲੇਹੁ ਆਪਨ ਕਰਿ ਕਰਮ ॥੭॥ {ਪੰਨਾ ੨੬੭-੨੬੮}

ਪਦ ਅਰਥ :—ਚੀਤਿ—ਚਿੱਤ ਵਿਚ । ਬੈਰਾਈ—ਵੈਰੀ । ਬਲੂਆ—ਰੇਤ । ਗ੍ਰਿਹ—ਘਰ । ਭੀਤਰਿ—ਵਿਚ । ਰੰਗਿ—ਰੰਗ ਵਿਚ, ਮਸਤੀ ਵਿਚ । ਕੇਲ—ਚੋਜ-ਖੇਡਾਂ । ਦ੍ਰਿੜੁ—ਪੱਕਾ । ਮਨਹਿ—ਮਨ ਵਿਚ । ਪ੍ਰਤੀਤਿ—ਯਕੀਨ । ਮੂੜੇ ਚੀਤਿ—ਮੂਰਖ ਦੇ ਚਿੱਤ ਵਿਚ । ਕਾਲੁ—ਮੌਤ । ਬਿਰੋਧ—ਮੁਖਾਲਫਤ । ਧ੍ਰੋਹ—ਠੱਗੀ, ਦਗ਼ਾ । ਇਆਹੂ ਜੁਗਤਿ—ਇਸ ਤਰੀਕੇ ਨਾਲ । ਬਿਹਾਨੇ—ਗੁਜ਼ਰ ਗਏ ਹਨ । ਆਪਨ ਕਰਮ—ਆਪਣੀ ਮੇਹਰ ।

ਅਰਥ :—ਜੋ ਪ੍ਰਭੂ (ਇਸ ਮੂਰਖ ਦਾ) ਸੰਗੀ ਸਾਥੀ ਹੈ, ਉਸ ਨੂੰ (ਇਹ) ਚੇਤੇ ਨਹੀਂ ਕਰਦਾ, (ਪਰ) ਜੋ ਵੈਰੀ ਹੈ ਉਸ ਨਾਲ ਪਿਆਰ ਕਰ ਰਿਹਾ ਹੈ ।

ਰੇਤ ਦੇ ਘਰ ਵਿਚ ਵੱਸਦਾ ਹੈ (ਭਾਵ ਰੇਤ ਦੇ ਕਿਣਕਿਆਂ ਵਾਂਗ ਉਮਰ ਛਿਨ ਛਿਨ ਕਰ ਕੇ ਕਿਰ ਰਹੀ ਹੈ), (ਫਿਰ ਭੀ) ਮਾਇਆ ਦੀ ਮਸਤੀ ਵਿਚ ਆਨੰਦ ਮੌਜਾਂ ਮਾਣ ਰਿਹਾ ਹੈ ।

(ਆਪਣੇ ਆਪ ਨੂੰ) ਅਮਰ ਸਮਝੀ ਬੈਠਾ ਹੈ, ਮਨ ਵਿਚ (ਇਹੀ) ਯਕੀਨ ਬਣਿਆ ਹੋਇਆ ਹੈ; ਪਰ ਮੂਰਖ ਦੇ ਚਿਤ ਵਿਚ (ਕਦੇ) ਮੌਤ (ਦਾ ਖਿਆਲ ਭੀ) ਨਹੀਂ ਆਉਂਦਾ ।

ਵੈਰ ਵਿਰੋਧ, ਕਾਮ, ਗੁੱਸਾ, ਮੋਹ, ਝੂਠ, ਮੰਦੇ ਕਰਮ, ਭਾਰੀ ਲਾਲਚ ਤੇ ਦਗ਼ਾ—ਇਸੇ ਰਾਹੇ ਪੈ ਕੇ (ਇਸ ਦੇ) ਕਈ ਜਨਮ ਗੁਜ਼ਰ ਗਏ ਹਨ । ਹੇ ਨਾਨਕ ! (ਇਸ ਵਿਚਾਰੇ ਜੀਵ ਵਾਸਤੇ ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ) ਆਪਣੀ ਮੇਹਰ ਕਰ ਕੇ (ਇਸ ਨੂੰ) ਬਚਾ ਲਵੋ । ੭।

ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥ ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥ ਕੋਇ ਨ ਜਾਨੈ ਤੁਮਰਾ ਅੰਤੁ ॥ ਉਚੇ ਤੇ ਉਚਾ ਭਗਵੰਤੁ ॥ ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥੮॥੪॥

ਪਦ ਅਰਥ :—ਤੁਮ ਪਹਿ—ਤੇਰੇ ਪਾਸ । ਪਿੰਡੁ—ਸਰੀਰ । ਰਾਸਿ—ਬਖਸ਼ੀਸ਼, ਪੂੰਜੀ । ਘਨੇਰੇ—ਬਹੁਤ । ਸਮਗ੍ਰੀ—ਪਦਾਰਥ । ਸੂਤ੍ਰਿ—ਸੂਤ੍ਰ ਵਿਚ, ਮਰਯਾਦਾ ਵਿਚ, ਹੁਕਮ ਵਿਚ । ਧਾਰੀ—ਟਿਕੀ ਹੋਈ ਹੈ । ਤੁਮ ਤੇ—ਤੈਥੋਂ । ਹੋਇ—(ਜੋ ਕੁਝ) ਹਸਤੀ ਵਿਚ ਆਇਆ ਹੈ, ਪੈਦਾ ਹੋਇਆ ਹੈ । ਆਗਿਆਕਾਰੀ—(ਤੇਰੇ) ਹੁਕਮ ਨੂੰ ਮੰਨ ਰਿਹਾ ਹੈ । ਕੁਰਬਾਨੀ—ਸਦਕੇ । ਮਿਤਿ—ਮਰਯਾਦਾ, ਅੰਦਾਜ਼ਾ । ਗਤਿ—ਹਾਲਤ ।

ਅਰਥ :—(ਹੇ ਪ੍ਰਭੂ !) ਤੂੰ ਮਾਲਿਕ ਹੈਂ (ਸਾਡੀ ਜੀਵਾਂ ਦੀ) ਅਰਜ਼ ਤੇਰੇ ਅੱਗੇ ਹੀ ਹੈ, ਇਹ ਜਿੰਦ ਤੇ ਸਰੀਰ (ਜੋ ਤੂੰ ਸਾਨੂੰ ਦਿੱਤਾ ਹੈ) ਸਭ ਤੇਰੀ ਹੀ ਬਖਸ਼ੀਸ਼ ਹੈ ।

ਤੂੰ ਸਾਡਾ ਮਾਂ ਪਿਉ ਹੈਂ, ਅਸੀ ਤੇਰੇ ਬਾਲ ਹਾਂ, ਤੇਰੀ ਮੇਹਰ (ਦੀ ਨਜ਼ਰ) ਵਿਚ ਬੇਅੰਤ ਸੁਖ ਹਨ ।

ਕੋਈ ਤੇਰਾ ਅੰਤ ਨਹੀਂ ਪਾ ਸਕਦਾ, (ਕਿਉਂਕਿ) ਤੂੰ ਸਭ ਤੋਂ ਉੱਚਾ ਭਗਵਾਨ ਹੈਂ ।

(ਜਗਤ ਦੇ) ਸਾਰੇ ਪਦਾਰਥ ਤੇਰੇ ਹੀ ਹੁਕਮ ਵਿਚ ਟਿਕੇ ਹੋਏ ਹਨ; ਤੇਰੀ ਰਚੀ ਹੋਈ ਸ੍ਰਿਸ਼ਟੀ ਤੇਰੀ ਹੀ ਆਗਿਆ ਵਿਚ ਤੁਰ ਰਹੀ ਹੈ ।

ਤੂੰ ਕਿਹੋ ਜਿਹਾ ਹੈਂ ਤੇ ਕੋਡਾ ਵੱਡਾ ਹੈਂ—ਇਹ ਤੂੰ ਆਪ ਹੀ ਜਾਣਦਾ ਹੈਂ । ਹੇ ਨਾਨਕ ! (ਆਖ, ਹੇ ਪ੍ਰਭੂ !) ਤੇਰੇ ਸੇਵਕ (ਤੈਥੋਂ) ਸਦਾ ਸਦਕੇ ਜਾਂਦੇ ਹਨ । ੮।੪।

ਸਲੋਕੁ ॥ ਦੇਨਹਾਰੁ ਪ੍ਰਭ ਛੋਡਿ ਕੈ ਲਾਗਹਿ ਆਨ ਸੁਆਇ ॥ ਨਾਨਕ ਕਹੁ ਨ ਸੀਝਈ ਬਿਨੁ ਨਾਵੈ ਪਤਿ ਜਾਇ ॥੧॥

ਪਦ ਅਰਥ :—ਲਾਗਹਿ—ਲੱਗਦੇ ਹਨ । ਆਨ—ਹੋਰ (skt. अन्य) । ਸੁਆਇ—ਸੁਆਦ ਵਿਚ, ਸੁਆਰਥ ਵਿਚ । ਕਹੁ ਨ—ਕਦੇ ਨਹੀਂ । ਸੀਝਈ—ਸਿੱਝਦਾ, ਕਾਮਯਾਬ ਹੁੰਦਾ, ਸਫਲ ਹੁੰਦਾ । ਪਤਿ—ਇੱਜ਼ਤ ।

ਅਰਥ :—(ਸਾਰੀਆਂ ਦਾਤਾਂ) ਦੇਣ ਵਾਲੇ ਪ੍ਰਭੂ ਨੂੰ ਛੱਡ ਕੇ (ਜੀਵ) ਹੋਰ ਸੁਆਦ ਵਿਚ ਲੱਗਦੇ ਹਨ; (ਪਰ) ਹੇ ਨਾਨਕ ! (ਇਹੋ ਜਿਹਾ) ਕਦੇ (ਕੋਈ ਮਨੁੱਖ ਜੀਵਨ-ਯਾਤ੍ਰਾ ਵਿਚ) ਕਾਮਯਾਬ ਨਹੀਂ ਹੁੰਦਾ (ਕਿਉਂਕਿ ਪ੍ਰਭੂ ਦੇ) ਨਾਮ ਤੋਂ ਬਿਨਾ ਇੱਜ਼ਤ ਨਹੀਂ ਰਹਿੰਦੀ । ੧।

ਅਸਟਪਦੀ ॥ ਦਸ ਬਸਤੁ ਲੇ ਪਾਛੈ ਪਾਵੈ ॥ ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥ ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥ ਤਉ ਮੂੜਾ ਕਹੁ ਕਹਾ ਕਰੇਇ ॥ ਜਿਸੁ ਠਾਕੁਰ ਸਿਉ ਨਾਹੀ ਚਾਰਾ ॥ ਤਾ ਕਉ ਕੀਜੈ ਸਦ ਨਮਸਕਾਰਾ ॥ ਜਾ ਕੈ ਮਨਿ ਲਾਗਾ ਪ੍ਰਭੁ ਮੀਠਾ ॥ ਸਰਬ ਸੂਖ ਤਾਹੁ ਮਨਿ ਵੂਠਾ ॥ ਜਿਸੁ ਜਨ ਅਪਨਾ ਹੁਕਮੁ ਮਨਾਇਆ ॥ ਸਰਬ ਥੋਕ ਨਾਨਕ ਤਿਨਿ ਪਾਇਆ ॥੧॥ {ਪੰਨਾ ੨੬੮}

ਪਦ ਅਰਥ :—ਬਸਤੁ—ਚੀਜ਼ਾਂ । ਲੇ—ਲੈ ਕੇ । ਪਾਛੈ ਪਾਵੈ—ਸਾਂਭ ਲੈਂਦਾ ਹੈ । ਬਿਖੋਟਿ—{Skt. ਖ੍ਰੋਟਿ A cunning or shrewed woman, ਕਿ, without.} ਖੋਟ-ਹੀਨਤਾ, ਖਰਾ-ਪਨ, ਇਤਬਾਰ । ਹਿਰਿ ਲੇਇ—ਖੋਹ ਲਏ । ਮੂੜਾ—ਮੂਰਖ । ਕਹਾ ਕਰੇਇ—ਕੀਹ ਕਰ ਸਕਦਾ ਹੈ ? ਚਾਰਾ—ਜ਼ੋਰ, ਪੇਸ਼ । ਸਦ—ਸਦਾ । ਸਰਬ—ਸਾਰੇ । ਤਾਹੁ ਮਨਿ—ਉਸੇ ਦੇ ਮਨ ਵਿਚ । ਵੂਠਾ—ਆ ਵੱਸਦੇ ਹਨ । ਜਿਸੁ ਜਨ—ਜਿਸ ਮਨੁੱਖ ਨੂੰ । ਥੋਕ—ਪਦਾਰਥ । ਤਿਨਿ—ਉਸ (ਮਨੁੱਖ) ਨੇ ।

ਅਰਥ :—(ਮਨੁੱਖ ਪ੍ਰਭੂ ਤੋਂ) ਦਸ ਚੀਜ਼ਾਂ ਲੈ ਕੇ ਸਾਂਭ ਲੈਂਦਾ ਹੈ, (ਪਰ) ਇਕ ਚੀਜ਼ ਦੀ ਖ਼ਾਤਰ ਆਪਣਾ ਇਤਬਾਰ ਗਵਾ ਲੈਂਦਾ ਹੈ (ਕਿਉਂਕਿ ਮਿਲੀਆਂ ਚੀਜ਼ਾਂ ਬਦਲੇ ਸ਼ੁਕਰੀਆ ਤਾਂ ਨਹੀਂ ਕਰਦਾ, ਜੇਹੜੀ ਨਹੀਂ ਮਿਲੀ ਉਸ ਦਾ ਗਿਲਾ ਕਰਦਾ ਰਹਿੰਦਾ ਹੈ) ।

(ਜੇ ਪ੍ਰਭੂ) ਇਕ ਚੀਜ਼ ਭੀ ਨਾਹ ਦੇਵੇ, ਤੇ, ਦਸ (ਦਿੱਤੀਆਂ ਹੋਈਆਂ) ਭੀ ਖੋਹ ਲਏ, ਤਾਂ, ਦੱਸੋ, ਇਹ ਮੂਰਖ ਕੀਹ ਕਰ ਸਕਦਾ ਹੈ ?

ਜਿਸ ਮਾਲਕ ਦੇ ਨਾਲ ਪੇਸ਼ ਨਹੀਂ ਜਾ ਸਕਦੀ, ਉਸ ਦੇ ਅੱਗੇ ਸਦਾ ਸਿਰ ਨਿਵਾਉਣਾ ਹੀ ਚਾਹੀਦਾ ਹੈ, (ਕਿਉਂਕਿ)

ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਸਾਰੇ ਸੁਖ ਉਸੇ ਦੇ ਹਿਰਦੇ ਵਿਚ ਆ ਵੱਸਦੇ ਹਨ ।

ਹੇ ਨਾਨਕ ! ਜਿਸ ਮਨੁੱਖ ਤੋਂ ਪ੍ਰਭੂ ਆਪਣਾ ਹੁਕਮ ਮਨਾਉਂਦਾ ਹੈ, (ਦੁਨੀਆ ਦੇ) ਸਾਰੇ ਪਦਾਰਥ (ਮਾਨੋ) ਉਸ ਨੇ ਲੱਭ ਲਏ ਹਨ । ੧।

ਅਗਨਤ ਸਾਹੁ ਅਪਨੀ ਦੇ ਰਾਸਿ ॥ ਖਾਤ ਪੀਤ ਬਰਤੈ ਅਨਦ ਉਲਾਸਿ ॥ ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ ॥ ਅਗਿਆਨੀ ਮਨਿ ਰੋਸੁ ਕਰੇਇ ॥ ਅਪਨੀ ਪਰਤੀਤਿ ਆਪ ਹੀ ਖੋਵੈ ॥ ਬਹੁਰਿ ਉਸ ਕਾ ਬਿਸ੍ਵਾਸੁ ਨ ਹੋਵੈ ॥ ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ ਉਸ ਤੇ ਚਉਗੁਨ ਕਰੈ ਨਿਹਾਲੁ ॥ ਨਾਨਕ ਸਾਹਿਬੁ ਸਦਾ ਦਇਆਲੁ ॥੨॥ {ਪੰਨਾ ੨੬੮}

ਪਦ ਅਰਥ :—ਅਗਨਤ ਰਾਸਿ—ਅਣਗਿਣਤ (ਪਦਾਰਥਾਂ ਦੀ) ਪੂੰਜੀ । ਦੇ—ਦੇਂਦਾ ਹੈ । ਖਾਤ ਪੀਤ—ਖਾਂਦਾ ਪੀਂਦਾ । ਬਰਤੈ—ਵਰਤਦਾ ਹੈ । ਅਨਦ ਉਲਾਸਿ—ਚਾਉ ਖੁਸ਼ੀ ਨਾਲ । ਅਮਾਨ—ਅਮਾਨਤ । ਬਹੁਰਿ—ਮੁੜ । ਮਨਿ—ਮਨ ਵਿਚ । ਰੋਸੁ—ਰੋਸਾ, ਗੁੱਸਾ । ਪਰਤੀਤਿ—ਇਤਬਾਰ । ਖੋਵੈ—ਗਵਾ ਲੈਂਦਾ ਹੈ । ਬਿਸ੍ਵਾਸੁ—ਵਿਸਾਹ । ਨਿਹਾਲੁ—ਪ੍ਰਸੰਨ, ਖੁਸ਼ ।

ਅਰਥ :—(ਪ੍ਰਭੂ) ਸ਼ਾਹ ਅਣਗਿਣਤ (ਪਦਾਰਥਾਂ ਦੀ) ਪੂੰਜੀ (ਜੀਵ ਵਣਜਾਰੇ ਨੂੰ) ਦੇਂਦਾ ਹੈ, (ਜੀਵ) ਖਾਂਦਾ ਪੀਂਦਾ ਚਾਉ ਤੇ ਖੁਸ਼ੀ ਨਾਲ (ਇਹਨਾਂ ਪਦਾਰਥਾਂ ਨੂੰ) ਵਰਤਦਾ ਹੈ ।

(ਜੇ) ਸ਼ਾਹ ਆਪਣੀ ਕੋਈ ਅਮਾਨਤ ਮੋੜ ਲਏ, ਤਾਂ (ਇਹ) ਅਗਿਆਨੀ ਮਨ ਵਿਚ ਰੋਸਾ ਕਰਦਾ ਹੈ;

(ਇਸ ਤਰ੍ਹਾਂ) ਆਪਣਾ ਇਤਬਾਰ ਆਪ ਹੀ ਗਵਾ ਲੈਂਦਾ ਹੈ, ਤੇ ਮੁੜ ਇਸ ਦਾ ਵਿਸਾਹ ਨਹੀਂ ਕੀਤਾ ਜਾਂਦਾ ।

(ਜੇ) ਜਿਸ ਪ੍ਰਭੂ ਦੀ (ਬਖਸ਼ੀ ਹੋਈ) ਚੀਜ਼ ਹੈ ਉਸ ਦੇ ਅੱਗੇ (ਆਪ ਹੀ ਖੁਸ਼ੀ ਨਾਲ) ਰੱਖ ਦਏ, ਤੇ ਪ੍ਰਭੂ ਦਾ ਹੁਕਮ (ਕੋਈ ਚੀਜ਼ ਖੁਸ਼ਣ ਵੇਲੇ) ਸਿਰ ਮੱਥੇ ਤੇ ਮੰਨ ਲਏ, ਤਾਂ (ਪ੍ਰਭੂ ਉਸ ਨੂੰ) ਅੱਗੇ ਨਾਲੋਂ ਚਉਗੁਣਾ ਨਿਹਾਲ ਕਰਦਾ ਹੈ । ਹੇ ਨਾਨਕ ! ਮਾਲਕ ਸਦਾ ਮੇਹਰ ਕਰਨ ਵਾਲਾ ਹੈ ।੨।

ਅਨਿਕ ਭਾਤਿ ਮਾਇਆ ਕੇ ਹੇਤ ॥ ਸਰਪਰ ਹੋਵਤ ਜਾਨੁ ਅਨੇਤ ॥ ਬਿਰਖ ਕੀ ਛਾਇਆ ਸਿਉ ਰੰਗੁ ਲਾਵੈ ॥ ਓਹ ਬਿਨਸੈ ਉਹੁ ਮਨਿ ਪਛੁਤਾਵੈ ॥ ਜੋ ਦੀਸੈ ਸੋ ਚਾਲਨਹਾਰੁ ॥ ਲਪਟਿ ਰਹਿਓ ਤਹ ਅੰਧ ਅੰਧਾਰੁ ॥ ਬਟਾਉ ਸਿਉ ਜੋ ਲਾਵੈ ਨੇਹ ॥ ਤਾ ਕਉ ਹਾਥਿ ਨ ਆਵੈ ਕੇਹ ॥ ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ ॥ ਕਰਿ ਕਿਰਪਾ ਨਾਨਕ ਆਪਿ ਲਏ ਲਾਈ ॥੩॥

ਪਦ ਅਰਥ :—ਭਾਤਿ—ਕਿਸਮ । ਹੇਤ—ਪਿਆਰ । ਸਰਪਰ—ਅੰਤ ਨੂੰ, ਜ਼ਰੂਰ । ਜਾਨੁ—ਸਮਝ । ਅਨੇਤ—ਨਾਹ ਨਿੱਤ ਰਹਿਣ ਵਾਲੇ, ਨਾਸਵੰਤ । ਬਿਰਖ—ਰੁੱਖ । ਰੰਗੁ—ਪਿਆਰ । ਓਹ—ਉਹ (ਛਾਇਆ) । ਉਹੁ—ਉਹ ਮਨੁੱਖ (ਜੋ ਛਾਂ ਨਾਲ ਪਿਆਰ ਪਾਉਂਦਾ ਹੈ) । ਮਨਿ—ਮਨ ਵਿਚ । ਦੀਸੈ—ਦਿੱਸਦਾ ਹੈ । ਚਾਲਨਹਾਰੁ—ਨਾਸਵੰਤ, ਤੁਰ ਜਾਣ ਵਾਲਾ । ਲਪਟਿ ਰਹਿਓ—ਜੁੜ ਰਿਹਾ ਹੈ, ਜੱਫਾ ਪਾਈ ਬੈਠਾ ਹੈ । ਤਹ—ਓਥੇ, ਉਸ ਨਾਲ (ਜੋ ਚੱਲਣਹਾਰ ਹੈ) । ਅੰਧ—ਅੰਨ੍ਹਾ । ਅੰਧ ਅੰਧਾਰੁ—ਅੰਨ੍ਹਿਆਂ ਦਾ ਅੰਨ੍ਹਾ, ਮਹਾ ਮੂਰਖ । ਬਟਾਉ—ਰਾਹੀ, ਮੁਸਾਫ਼ਿਰ । ਨੇਹ—ਪਿਆਰ, ਮੁਹੱਬਤਿ । ਤਾ ਕਉ—ਉਸ ਨੂੰ । ਹਾਥਿ—ਹੱਥ ਵਿਚ । ਨ ਕੇਹ—ਕੁਝ ਭੀ ਨਹੀਂ ।

ਅਰਥ :—ਮਾਇਆ ਦੇ ਪਿਆਰ ਅਨੇਕਾਂ ਕਿਸਮਾਂ ਦੇ ਹਨ (ਭਾਵ, ਮਾਇਆ ਦੇ ਅਨੇਕਾਂ ਸੋਹਣੇ ਸਰੂਪ ਮਨੁੱਖ ਦੇ ਮਨ ਨੂੰ ਮੋਹਦੇ ਹਨ), (ਪਰ ਇਹ ਸਾਰੇ) ਅੰਤ ਨੂੰ ਨਾਸ ਹੋ ਜਾਣ ਵਾਲੇ ਸਮਝੋ ।

(ਜੇ ਕੋਈ ਮਨੁੱਖ) ਰੁੱਖ ਦੀ ਛਾਂ ਨਾਲ ਪਿਆਰ ਪਾ ਬੈਠੇ, (ਸਿੱਟਾ ਕੀਹ ਨਿਕਲੇਗਾ ?) ਉਹ ਛਾਂ ਨਾਸ ਹੋ ਜਾਂਦੀ ਹੈ, ਤੇ, ਉਹ ਮਨੁੱਖ ਮਨ ਵਿਚ ਪਛੁਤਾਂਦਾ ਹੈ ।

(ਇਹ ਸਾਰਾ ਜਗਤ) ਜੋ ਦਿੱਸ ਰਿਹਾ ਹੈ ਨਾਸਵੰਤ ਹੈ, ਇਸ (ਜਗਤ) ਨਾਲ ਇਹ ਅੰਨ੍ਹਿਆਂ ਦਾ ਅੰਨ੍ਹਾ (ਜੀਵ) ਜੱਫਾ ਪਾਈ ਬੈਠਾ ਹੈ ।

ਜੇ (ਭੀ) ਮਨੁੱਖ (ਕਿਸੇ) ਰਾਹੀ ਨਾਲ ਪਿਆਰ ਪਾ ਲੈਂਦਾ ਹੈ, (ਅੰਤ ਨੂੰ) ਉਸ ਦੇ ਹੱਥ ਪੱਲੇ ਕੁਝ ਨਹੀਂ ਪੈਂਦਾ ।

ਹੇ ਮਨ ! ਪ੍ਰਭੂ ਦੇ ਨਾਮ ਦਾ ਪਿਆਰ (ਹੀ) ਸੁਖ ਦੇਣ ਵਾਲਾ ਹੈ; (ਪਰ) ਹੇ ਨਾਨਕ ! (ਇਹ ਪਿਆਰ ਉਸ ਮਨੁੱਖ ਨੂੰ ਨਸੀਬ ਹੁੰਦਾ ਹੈ, ਜਿਸ ਨੂੰ) ਪ੍ਰਭੂ ਮੇਹਰ ਕਰ ਕੇ ਆਪ ਲਾਉਂਦਾ ਹੈ ।੩।

ਮਿਥਿਆ ਤਨੁ ਧਨੁ ਕੁਟੰਬੁ ਸਬਾਇਆ ॥ ਮਿਥਿਆ ਹਉਮੈ ਮਮਤਾ ਮਾਇਆ ॥ ਮਿਥਿਆ ਰਾਜ ਜੋਬਨ ਧਨ ਮਾਲ ॥ ਮਿਥਿਆ ਕਾਮ ਕ੍ਰੋਧ ਬਿਕਰਾਲ ॥ ਮਿਥਿਆ ਰਥ ਹਸਤੀ ਅਸੂ ਬਸਤ੍ਰਾ ॥ ਮਿਥਿਆ ਰੰਗ ਸੰਗਿ ਮਾਇਆ ਪੇਖਿ ਹਸਤਾ ॥ ਮਿਥਿਆ ਪ੍ਰੋਹ ਮੋਹ ਅਭਿਮਾਨੁ ॥ ਮਿਥਿਆ ਆਪਸ ਉਪਰਿ ਕਰਤ ਗੁਮਾਨੁ ॥ ਅਸਥਿਰੁ ਭਗਤਿ ਸਾਧ ਕੀ ਸਰਨ ॥ ਨਾਨਕ ਜਪਿ ਜਪਿ ਜੀਵੈ ਹਰਿ ਕੇ ਚਰਨ ॥੪॥

ਪਦ ਅਰਥ :—ਮਿਥਿਆ—ਸਦਾ ਨਾਹ ਕਾਇਮ ਰਹਿਣ ਵਾਲਾ, ਜਿਸ ਦਾ ਮਾਣ ਕਰਨਾ ਝੂਠਾ ਹੋਵੇ । ਕੁਟੰਬੁ—ਪਰਵਾਰ । ਸਬਾਇਆ—ਸਾਰਾ । ਮਮਤਾ—ਮਾਲਕੀ ਦਾ ਖਿਆਲ, ਇਹ ਖਿਆਲ ਕਿ ਇਹ ਚੀਜ਼ ਮੇਰੀ ਹੈ । ਜੋਬਨ—ਜੁਆਨੀ । ਬਿਕਰਾਲ—ਡਰਾਉਣਾ । ਹਸਤੀ—ਹਾਥੀ । ਅਸੂ—ਘੋੜੇ । ਬਸਤ੍ਰਾ—ਕੱਪੜੇ । ਰੰਗ ਸੰਗਿ—ਪਿਆਰ ਨਾਲ । ਪੇਖਿ—ਵੇਖ ਕੇ । ਹਸਤਾ—ਹੱਸਦਾ ਹੈ । ਪ੍ਰੋਹ—ਦਗਾ । ਆਪਸ ਉਪਰਿ—ਆਪਣੇ ਉਤੇ । ਅਸਥਿਰੁ—ਸਦਾ ਕਾਇਮ ਰਹਿਣ ਵਾਲੀ । ਭਗਤਿ—ਬੰਦਗੀ, ਭਜਨ । ਜਪਿ ਜਪਿ—ਸਦਾ ਜਪ ਕੇ ।

ਅਰਥ :—(ਜਦ ਇਹ) ਸਰੀਰ, ਧਨ ਤੇ ਸਾਰਾ ਪਰਵਾਰ ਨਾਸਵੰਤ ਹੈ, (ਤਾਂ) ਮਾਇਆ ਦੀ ਮਾਲਕੀ ਤੇ ਹਉਮੈ (ਭਾਵ, ਧਨ ਤੇ ਪਰਵਾਰ ਦੇ ਕਾਰਣ ਵਡੱਪਣ)—ਇਹਨਾਂ ਉਤੇ ਮਾਣ ਭੀ ਝੂਠਾ ।

ਰਾਜ ਜੁਆਨੀ ਤੇ ਧਨ ਮਾਲ ਸਭ ਨਾਸਵੰਤ ਹਨ, (ਇਸ ਵਾਸਤੇ ਇਹਨਾਂ ਦੇ ਕਾਰਣ) ਕਾਮ (ਦੀ ਲਹਰ) ਤੇ ਭਿਆਨਕ ਕ੍ਰੋਧ ਇਹ ਭੀ ਵਿਅਰਥ ਹਨ ।

ਰਥ, ਹਾਥੀ, ਘੋੜੇ ਤੇ (ਸੁੰਦਰ) ਕੱਪੜੇ ਸਦਾ ਕਾਇਮ ਰਹਿਣ ਵਾਲੇ ਨਹੀਂ ਹਨ, (ਇਸ ਸਾਰੀ) ਮਾਇਆ ਨੂੰ ਪਿਆਰ ਨਾਲ ਵੇਖ ਕੇ (ਜੀਵ) ਹੱਸਦਾ ਹੈ, (ਪਰ ਇਹ ਹਾਸਾ ਤੇ ਮਾਣ ਭੀ) ਵਿਅਰਥ ਹੈ ।

ਦਗਾ, ਮੋਹ ਤੇ ਅਹੰਕਾਰ—(ਇਹ ਸਾਰੇ ਹੀ ਮਨ ਦੇ) ਵਿਅਰਥ (ਤਰੰਗ) ਹਨ; ਆਪਣੇ ਉਤੇ ਮਾਣ ਕਰਨਾ ਭੀ ਝੂਠਾ (ਨਸ਼ਾ) ਹੈ ।

ਸਦਾ ਕਾਇਮ ਰਹਿਣ ਵਾਲੀ (ਪ੍ਰਭੂ ਦੀ) ਭਗਤੀ (ਹੀ ਹੈ ਜੋ) ਗੁਰੂ ਦੀ ਸਰਣ ਪੈ ਕੇ (ਕੀਤੀ ਜਾਏ) । ਹੇ ਨਾਨਕ ! ਪ੍ਰਭੂ ਦੇ ਚਰਣ (ਹੀ) ਸਦਾ ਜਪ ਕੇ (ਮਨੁੱਖ) ਅਸਲੀ ਜੀਵਨ ਜੀਉਂਦਾ ਹੈ ।੪।

ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥ ਮਿਥਿਆ ਹਸਤ ਪਰ ਦਰਬ ਕਉ ਹਿਰਹਿ ॥ ਮਿਥਿਆ ਨੇਤ੍ਰੁ ਪੇਖਤ ਪਰ ਤ੍ਰਿਅ ਰੂਪਾਦ ॥ ਮਿਥਿਆ ਰਸਨਾ ਭੋਜਨ ਅਨ ਸ੍ਰਾਦ ॥ ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ ॥ ਮਿਥਿਆ ਮਨ ਪਰ ਲੋਭੁ ਲੁਭਾਵਹਿ ॥ ਮਿਥਿਆ ਤਨ ਨਹੀ ਪਰਉਪਕਾਰਾ ॥ ਮਿਥਿਆ ਬਾਸੁ ਲੇਤ ਬਿਕਾਰਾ ॥ ਬਿਨੁ ਬੂਝੇ ਮਿਥਿਆ ਸਭ ਭਏ ॥ ਸਫਲ ਦੇਹ ਨਾਨਕ ਹਰਿ ਹਰਿ ਨਾਮ ਲਏ ॥੫॥

ਪਦ ਅਰਥ :—ਮਿਥਿਆ—ਵਿਅਰਥ । ਸ੍ਰਵਨ—ਕੰਨ । ਸੁਨਹਿ—ਸੁਣਦੇ ਹਨ । ਹਸਤ—ਹੱਥ, {ਲਫਜ਼ “ਹਸਤ” ਅਤੇ “ਹਸਤਿ” ਦਾ ਜੋੜ ਵਖੋ ਵਖਰਾ ਹੈ, ਤੇ, ਅਰਥ ਭੀ ਵਖੋ ਵਖਰੇ । ਹਸਤ—ਹੱਥ । ਹਸਤਿ—ਹਾਥੀ} । ਦਰਬ—ਧਨ । ਹਿਰਹਿ—ਚੁਰਾਉਂਦੇ ਹਨ । ਨੇਤ੍ਰੁ—ਅੱਖਾਂ । ਤ੍ਰਿਅ—ਇਸਤ੍ਰੀ ਦਾ । ਰਸਨਾ—ਜੀਭ । ਅਨ ਸ੍ਰਾਦ—ਹੋਰ ਸੁਆਦਾਂ ਵਿਚ । ਧਾਵਹਿ—ਦੌੜਦੇ ਹਨ । ਬਿਕਾਰ—ਵਿਗਾੜ, ਨੁਕਸਾਨ । ਮਨ—ਹੇ ਮਨ ! ਪਰ ਲੋਭੁ—ਪਰਾਏ (ਧਨ ਆਦਿਕ) ਦਾ ਲੋਭ । ਪਰਉਪਕਾਰ—ਦੂਜਿਆਂ ਦੀ ਭਲਾਈ । ਬਾਸੁ—ਵਾਸਨਾ, ਸੁਗੰਧੀ । ਬਿਨੁ ਬੂਝੇ—(ਆਪਣੀ ਹੋਂਦ ਦਾ ਮਨੋਰਥ) ਸਮਝਣ ਤੋਂ ਬਿਨਾ । ਦੇਹ—ਸਰੀਰ ।

ਅਰਥ :—(ਮਨੁੱਖ ਦੇ) ਕੰਨ ਵਿਅਰਥ ਹਨ (ਜੇ ਉਹ) ਪਰਾਈ ਬਖੀਲੀ ਸੁਣਦੇ ਹਨ, ਹੱਥ ਵਿਅਰਥ ਹਨ (ਜੇ ਇਹ) ਪਰਾਏ ਧਨ ਨੂੰ ਚੁਰਾਉਂਦੇ ਹਨ;

ਅੱਖਾਂ ਵਿਅਰਥ ਹਨ (ਜੇ ਇਹ) ਪਰਾਈ ਜਨਾਨੀ ਦਾ ਰੂਪ ਤੱਕਦੀਆਂ ਹਨ, ਜੀਭ ਵਿਅਰਥ ਹੈ (ਜੇ ਇਹ) ਖਾਣੇ ਤੇ ਹੋਰ ਸੁਆਦਾਂ ਵਿਚ (ਲੱਗੀ ਹੋਈ ਹੈ);

ਪੈਰ ਵਿਅਰਥ ਹਨ (ਜੇ ਇਹ) ਪਰਾਏ ਨੁਕਸਾਨ ਵਾਸਤੇ ਦੌੜ-ਭੱਜ ਰਹੇ ਹਨ । ਹੇ ਮਨ ! ਤੂੰ ਭੀ ਵਿਅਰਥ ਹੈਂ (ਜੇ ਤੂੰ) ਪਰਾਏ ਧਨ ਦਾ ਲੋਭ ਕਰ ਰਿਹਾ ਹੈਂ ।

(ਉਹ) ਸਰੀਰ ਵਿਅਰਥ ਹਨ ਜੋ ਦੂਜਿਆਂ ਨਾਲ ਭਲਾਈ ਨਹੀਂ ਕਰਦੇ, (ਨੱਕ) ਵਿਅਰਥ ਹੈ (ਜੋ) ਵਿਕਾਰਾਂ ਦੀ ਵਾਸ਼ਨਾ ਲੈ ਰਿਹਾ ਹੈ ।

(ਆਪੋ ਆਪਣੀ ਹੋਂਦ ਦਾ ਮਨੋਰਥ) ਸਮਝਣ ਤੋਂ ਬਿਨਾ (ਇਹ) ਸਾਰੇ (ਅੰਗ) ਵਿਅਰਥ ਹਨ । ਹੇ ਨਾਨਕ ! ਉਹ ਸਰੀਰ ਸਫਲ ਹੈ ਜੋ ਪ੍ਰਭੂ ਦਾ ਨਾਮ ਜਪਦਾ ਹੈ ।੫।

ਬਿਰਥੀ ਸਾਕਤ ਕੀ ਆਰਜਾ ॥ ਸਾਚ ਬਿਨਾ ਕਹ ਹੋਵਤ ਸੂਚਾ ॥ ਬਿਰਥਾ ਨਾਮ ਬਿਨਾ ਤਨੁ ਅੰਧ ॥ ਮੁਖਿ ਆਵਤ ਤਾ ਕੈ ਦੁਰਗੰਧ ॥ ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥ ਮੇਘ ਬਿਨਾ ਜਿਉ ਖੇਤੀ ਜਾਇ ॥ ਗੋਬਿਦ ਭਜਨ ਬਿਨੁ ਬ੍ਰਿਥੇ ਸਭ ਕਾਮ ॥ ਜਿਉ ਕਿਰਪਨ ਕੇ ਨਿਰਾਰਥ ਦਾਮ ॥ ਧੰਨਿ ਧੰਨਿ ਤੇ ਜਨ ਜਿਹ ਘਟਿ ਬਸਿਓ ਹਰਿ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥੬॥

ਪਦ ਅਰਥ :—ਬਿਰਥੀ—ਵਿਅਰਥ । ਸਾਕਤ—(ਰੱਬ ਨਾਲੋਂ) ਟੁੱਟਾ ਹੋਇਆ । ਆਰਜਾ—ਉਮਰ । ਤਨੁ ਅੰਧ—ਅੰਨ੍ਹੇ ਦਾ ਸਰੀਰ । ਮੁਖਿ—ਮੂੰਹ ਵਿਚੋਂ । ਤਾ ਕੈ ਮੁਖਿ—ਉਸ ਦੇ ਮੂੰਹ ਵਿਚੋਂ । ਦੁਰਗੰਧ—ਬਦ-ਬੂ । ਰੈਨਿ—ਰਾਤ । ਬਿਹਾਇ—ਗੁਜ਼ਰ ਜਾਂਦੀ ਹੈ । ਮੇਘ—ਬੱਦਲ । ਕਿਰਪਨ—ਕੰਜੂਸ । ਨਿਰਾਰਥ—ਵਿਅਰਥ । ਦਾਮ—ਪੈਸੇ, ਧਨ । ਧੰਨਿ—ਮੁਬਾਰਕ । ਜਿਹ ਘਟਿ—ਜਿਨ੍ਹਾਂ ਦੇ ਹਿਰਦੇ ਵਿਚ । ਤਾ ਕੈ—ਉਹਨਾਂ ਤੋਂ । ਬਲਿ ਬਲਿ—ਸਦਕੇ ।

ਅਰਥ :—(ਰੱਬ ਨਾਲੋਂ) ਟੁੱਟੇ ਹੋਏ ਮਨੁੱਖ ਦੀ ਉਮਰ ਵਿਅਰਥ ਜਾਂਦੀ ਹੈ, (ਕਿਉਂਕਿ) ਸੱਚੇ ਪ੍ਰਭੂ (ਦੇ ਨਾਮ) ਤੋਂ ਬਿਨਾ ਉਹ ਕਿਵੇਂ ਸੁੱਚਾ ਹੋ ਸਕਦਾ ਹੈ ?

ਨਾਮ ਤੋਂ ਬਿਨਾ ਅੰਨ੍ਹੇ (ਸਾਕਤ) ਦਾ ਸਰੀਰ (ਹੀ) ਕਿਸੇ ਕੰਮ ਨਹੀਂ, (ਕਿਉਂਕਿ) ਉਸ ਦੇ ਮੂੰਹ ਵਿਚੋਂ (ਨਿੰਦਾ ਆਦਿਕ) ਬਦ-ਬੂ ਆਉਂਦੀ ਹੈ ।

ਜਿਵੇਂ ਵਰਖਾ ਤੋਂ ਬਿਨਾ ਪੈਲੀ ਨਿਸਫਲ ਜਾਂਦੀ ਹੈ, (ਤਿਵੇਂ) ਸਿਮਰਨ ਤੋਂ ਬਿਨਾ (ਸਾਕਤ ਦੇ) ਦਿਨ ਰਾਤ ਅੱਫਲ ਚਲੇ ਜਾਂਦੇ ਹਨ ।

ਪ੍ਰਭੂ ਦੇ ਭਜਨ ਤੋਂ ਸੱਖਣਾ ਰਹਿਣ ਕਰਕੇ (ਮਨੁੱਖ ਦੇ) ਸਾਰੇ ਹੀ ਕੰਮ ਕਿਸੇ ਅਰਥ ਨਹੀਂ, (ਕਿਉਂਕਿ ਇਹ ਕੰਮ ਇਸ ਦਾ ਆਪਣਾ ਕੁਝ ਨਹੀਂ ਸਵਾਰਦੇ) ਜਿਵੇਂ ਕੰਜੂਸ ਦਾ ਧਨ ਉਸ ਦੇ ਆਪਣੇ ਕਿਸੇ ਕੰਮ ਨਹੀਂ ।

ਉਹ ਮਨੁੱਖ ਮੁਬਾਰਕ ਹਨ, ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ, ਹੇ ਨਾਨਕ ! (ਆਖ ਕਿ) ਮੈਂ ਉਹਨਾਂ (ਗੁਰਮੁਖਾਂ) ਤੋਂ ਸਦਕੇ ਜਾਂਦਾ ਹਾਂ ।੬।

ਰਹਤ ਅਵਰ ਕਛੁ ਅਵਰ ਕਮਾਵਤ ॥ ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥ ਜਾਨਨਹਾਰ ਪ੍ਰਭੂ ਪਰਬੀਨ ॥ ਬਾਹਰਿ ਭੇਖ ਨ ਕਾਹੂ ਭੀਨ ॥ ਅਵਰ ਉਪਦੇਸੈ ਆਪਿ ਨ ਕਰੈ ॥ ਆਵਤ ਜਾਵਤ ਜਨਮੈ ਮਰੈ ॥ ਜਿਸ ਕੈ ਅੰਤਰਿ ਬਸੈ ਨਿਰੰਕਾਰੁ ॥ ਤਿਸ ਕੀ ਸੀਖ ਤਰੈ ਸੰਸਾਰੁ ॥ ਜੋ ਤੁਮ ਭਾਨੇ ਤਿਨ ਪ੍ਰਭੂ ਜਾਤਾ ॥ ਨਾਨਕ ਉਨ ਜਨ ਚਰਨ ਪਰਾਤਾ ॥੭॥

ਪਦ ਅਰਥ :—ਰਹਤ—ਧਰਮ ਦੇ ਬਾਹਰਲੇ ਚਿੰਨ੍ਹ ਜੋ ਧਾਰੇ ਹੋਏ ਹਨ । ਅਵਰ—ਹੋਰ । ਕਛੁ ਅਵਰ—ਕੁਝ ਹੋਰ । ਕਮਾਵਤ—ਕਮਾਂਦਾ ਹੈ, ਅਮਲੀ ਜ਼ਿੰਦਗੀ ਹੈ । ਮਨਿ—ਮਨ ਵਿਚ । ਗੰਢ ਲਾਵਤ—ਗਾਂਢੇ ਲਾਂਦਾ ਹੈ, ਜੋੜ-ਤੋੜ ਕਰਦਾ ਹੈ । ਪਰਬੀਨ—ਚਤੁਰ, ਸਿਆਣਾ । ਕਾਹੂ—ਕਿਸੇ ਦੇ । ਭੀਨ—ਭਿੱਜਦਾ, ਪ੍ਰਸੰਨ ਹੁੰਦਾ । ਅਵਰ—ਹੋਰਨਾਂ ਨੂੰ । ਜਿਸ

ਕੈ ਅੰਤਰਿ—ਜਿਸ ਮਨੁੱਖ ਦੇ ਮਨ ਵਿਚ । ਸੀਖ—ਸਿੱਖਿਆ । ਤਿਸ ਕੀ ਸੀਖ—ਉਸ ਦੀ ਸਿੱਖਿਆ ਨਾਲ । ਸੰਸਾਰ—ਜਗਤ (ਭਾਵ, ਜਗਤ ਦਾ ਹਰੇਕ ਜੀਵ) । ਤੁਮ ਭਾਨੇ—ਤੈਨੂੰ ਭਾਉਂਦੇ ਹਨ, ਤੈਨੂੰ ਚੰਗੇ ਲੱਗਦੇ ਹਨ । ਤਿਨ—ਉਹਨਾਂ ਨੇ । ਉਨ ਜਨ ਚਰਨ—ਉਹਨਾਂ ਮਨੁੱਖਾਂ ਦੇ ਪੈਰਾਂ ਤੇ । ਪਰਾਤਾ—ਪੈਂਦਾ ਹੈ । ਮੁਖਹੁ—ਮੂੰਹੋਂ, ਮੂੰਹ ਦੀਆਂ ਗੱਲਾਂ ਨਾਲ ।

ਅਰਥ :—ਧਰਮ ਦੇ ਬਾਹਰਲੇ ਧਾਰੇ ਹੋਏ ਚਿੰਨ੍ਹ ਹੋਰ ਹਨ ਤੇ ਅਮਲੀ ਜ਼ਿੰਦਗੀ ਕੁਝ ਹੋਰ ਹੈ; ਮਨ ਵਿਚ (ਤਾਂ) ਪ੍ਰਭੂ ਨਾਲ ਪਿਆਰ ਨਹੀਂ, ਮੂੰਹ ਦੀਆਂ ਗੱਲਾਂ ਨਾਲ ਘਰ ਪੂਰਾ ਕਰਦਾ ਹੈ ।

(ਪਰ ਦਿਲ ਦੀਆਂ) ਜਾਣਨ ਵਾਲਾ ਪ੍ਰਭੂ ਸਿਆਣਾ ਹੈ, (ਉਹ ਕਦੇ) ਕਿਸੇ ਦੇ ਬਾਹਰਲੇ ਭੇਖ ਨਾਲ ਪ੍ਰਸੰਨ ਨਹੀਂ ਹੋਇਆ ।

(ਜੋ ਮਨੁੱਖ) ਹੋਰਨਾਂ ਨੂੰ ਮੱਤਾਂ ਦੇਂਦਾ ਹੈ (ਪਰ) ਆਪ ਨਹੀਂ ਕਮਾਉਂਦਾ, ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।

ਜਿਸ ਮਨੁੱਖ ਦੇ ਹਿਰਦੇ ਵਿਚ ਨਿਰੰਕਾਰ ਵੱਸਦਾ ਹੈ, ਉਸ ਦੀ ਸਿੱਖਿਆ ਨਾਲ ਜਗਤ (ਵਿਕਾਰਾਂ ਤੋਂ) ਬਚਦਾ ਹੈ ।

(ਹੇ ਪ੍ਰਭੂ !) ਜੋ (ਭਗਤ) ਤੈਨੂੰ ਪਿਆਰੇ ਲੱਗਦੇ ਹਨ ਉਹਨਾਂ ਨੇ ਤੈਨੂੰ ਪਛਾਣਿਆ ਹੈ । ਹੇ ਨਾਨਕ ! (ਆਖ)—ਮੈਂ ਉਹਨਾਂ (ਭਗਤਾਂ) ਦੇ ਚਰਨਾਂ ਤੇ ਪੈਂਦਾ ਹਾਂ ।੨।

ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ ॥ ਅਪਨਾ ਕੀਆ ਆਪਹਿ ਮਾਨੈ ॥ ਆਪਹਿ ਆਪ ਆਪਿ ਕਰਤ ਨਿਬੇਰਾ ॥ ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ ॥ ਉਪਾਵ ਸਿਆਨਪ ਸਗਲ ਤੇ ਰਹਤ ॥ ਸਭੁ ਕਛੁ ਜਾਨੈ ਆਤਮ ਕੀ ਰਹਤ ॥ ਜਿਸੁ ਭਾਵੈ ਤਿਸੁ ਲਏ ਲੜਿ ਲਾਇ ॥ ਥਾਨ ਥਨੰਤਰਿ ਰਹਿਆ ਸਮਾਇ ॥ ਸੋ ਸੇਵਕੁ ਜਿਸੁ ਕਿਰਪਾ ਕਰੀ ॥ ਨਿਮਖ ਨਿਮਖ ਜਪਿ ਨਾਨਕ ਹਰੀ ॥੮॥੫॥ {ਪੰਨਾ ੨੬੯}

ਪਦ ਅਰਥ :—ਕਰਉ—ਮੈਂ ਕਰਦਾ ਹਾਂ । ਕੀਆ—ਪੈਦਾ ਕੀਤਾ ਹੋਇਆ (ਜੀਵ) । ਆਪਹਿ—ਆਪ ਹੀ । ਮਾਨੈ—ਮਾਣ ਦੇਂਦਾ ਹੈ । ਆਪਹਿ ਆਪ—ਆਪ ਹੀ । ਨਿਬੇਰਾ—ਫੈਸਲਾ, ਨਿਖੇੜਾ । ਨੇਰਾ—ਨੇੜੇ । ਸਗਲ ਤੇ ਰਹਤ—ਸਭ ਤੋਂ ਪਰੇ ਹੈ । ਉਪਾਵ—ਹੀਲੇ । ਰਹਤ—ਰਹਿਣੀ । ਆਤਮ ਕੀ ਰਹਤ—ਆਤਮਾ ਦੀ ਰਹਿਣੀ, ਆਤਮਕ ਜ਼ਿੰਦਗੀ । ਜਿਸ ਭਾਵੈ—ਜੋ ਤਿਸੁ ਭਾਵੈ, ਜੋ ਉਸ ਨੂੰ ਭਾਉਂਦਾ ਹੈ । ਤਿਸੁ—ਉਸ ਨੂੰ । ਥਾਨ ਥਨੰਤਰਿ—ਹਰ ਥਾਂ । ਸਮਾਇ ਰਹਿਆ—ਮੌਜੂਦ ਹੈ । ਨਿਮਖ ਨਿਮਖ—ਅੱਖ ਦੇ ਫਰਕਣ ਦੇ ਸਮੇਂ ਵਿਚ ਭੀ ।

ਅਰਥ :—(ਜੋ ਜੋ) ਬੇਨਤੀ ਮੈਂ ਕਰਦਾ ਹਾਂ, ਪ੍ਰਭੂ ਸਭ ਜਾਣਦਾ ਹੈ, ਆਪਣੇ ਪੈਦਾ ਕੀਤੇ ਜੀਵ ਨੂੰ ਉਹ ਆਪ ਹੀ ਮਾਣ ਬਖਸ਼ਦਾ ਹੈ ।

(ਜੀਵਾਂ ਦੇ ਕੀਤੇ ਕਰਮਾਂ ਅਨੁਸਾਰ) ਪ੍ਰਭੂ ਆਪ ਹੀ ਨਿਖੇੜਾ ਕਰਦਾ ਹੈ, (ਭਾਵ) ਕਿਸੇ ਨੂੰ ਇਹ ਬੁਧਿ ਬਖਸ਼ਦਾ ਹੈ ਕਿ ਪ੍ਰਭੂ ਸਾਡੇ ਨੇੜੇ ਹੈ ਤੇ ਕਿਸੇ ਨੂੰ ਜਣਾਉਂਦਾ ਹੈ ਕਿ ਪ੍ਰਭੂ ਕਿਤੇ ਦੂਰ ਹੈ ।

ਸਭ ਹੀਲਿਆਂ ਤੇ ਚਤੁਰਾਈਆਂ ਤੋਂ (ਪ੍ਰਭੂ) ਪਰੇ ਹੈ (ਭਾਵ, ਕਿਸੇ ਹੀਲੇ ਚਤੁਰਾਈ ਨਾਲ ਪ੍ਰਸੰਨ ਨਹੀਂ ਹੁੰਦਾ) (ਕਿਉਂਕਿ ਉਹ ਜੀਵ ਦੀ) ਆਤਮਕ ਰਹਿਣੀ ਦੀ ਹਰੇਕ ਗੱਲ ਜਾਣਦਾ ਹੈ ।

ਜੋ (ਜੀਵ) ਉਸ ਨੂੰ ਭਾਉਂਦਾ ਹੈ ਉਸ ਨੂੰ ਆਪਣੇ ਲੜ ਲਾਉਂਦਾ ਹੈ, ਪ੍ਰਭੂ ਹਰ ਥਾਂ ਮੌਜੂਦ ਹੈ । ਉਹੀ ਮਨੁੱਖ (ਅਸਲੀ) ਸੇਵਕ ਬਣਦਾ ਹੈ ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ । ਹੇ ਨਾਨਕ ! (ਐਸੇ) ਪ੍ਰਭੂ ਨੂੰ ਦਮ-ਬ-ਦਮ ਯਾਦ ਕਰ ।੮।੫।

ਸਲੋਕੁ ॥ ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ ॥ ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥੧॥

ਪਦ ਅਰਥ :—ਬਿਨਸਿ ਜਾਇ—ਨਾਸ ਹੋ ਜਾਏ, ਮਿਟ ਜਾਏ, ਦੂਰ ਹੋ ਜਾਏ । ਅਹੰਮੇਵ—{Skt. अहं एव । ਮੈਂ ਹੀ (ਹਾਂ), ਇਹ ਖਿਆਲ ਕਿ ਮੈਂ ਹੀ (ਵੱਡਾ) ਹਾਂ} ਅਹੰਕਾਰ । ਸਰਣਾਗਤੀ—ਸਰਣ ਆਇਆ ਹਾਂ । ਪ੍ਰਸਾਦੁ—ਕ੍ਰਿਪਾ, ਮੇਹਰ । ਗੁਰਦੇਵ—ਹੇ ਗੁਰਦੇਵ !

ਅਰਥ :—ਹੇ ਨਾਨਕ ! (ਬੇਨਤੀ ਕਰ ਤੇ ਆਖ)—ਹੇ ਗੁਰਦੇਵ ! ਹੇ ਪ੍ਰਭੂ ! ਮੈਂ ਸਰਣ ਆਇਆ ਹਾਂ, (ਮੇਰੇ ਉਤੇ) ਮੇਹਰ ਕਰ, (ਮੇਰਾ) ਕਾਮ, ਕ੍ਰੋਧ, ਲੋਭ, ਮੋਹ ਅਤੇ ਅਹੰਕਾਰ ਦੂਰ ਹੋ ਜਾਏ ।੧।

ਨੋਟ :—ਲਫਜ਼ ‘ਪ੍ਰਸਾਦੁ’ ਕ੍ਰਿਆ (verb) “ਕਰਿ” ਦੇ ਨਾਲ ‘ਕਰਮ ਕਾਰਕ’ (Objective Case) ਹੈ । ਅਗਾਂਹ ਅਸਟਪਦੀ ਵਿਚ ਲਫਜ਼ “ਪ੍ਰਸਾਦਿ” ਆਉਂਦਾ ਹੈ । (i) ‘ਕਰਣ ਕਾਰਕ’ (Instrumental case) ਦਾ ਚਿੰਨ੍ਹ ਹੈ, “ਪ੍ਰਸਾਦਿ” ਦਾ ਅਰਥ ਹੈ ‘ਕ੍ਰਿਪਾ ਨਾਲ, ਕ੍ਰਿਪਾ ਦੁਆਰਾ’ । ਇਸੇ ਤਰ੍ਹਾਂ ਮੂਲ ਮੰਤ੍ਰ ਵਿਚ “ਗੁਰ ਪ੍ਰਸਾਦਿ” ਦਾ ਅਰਥ ਹੈ ‘ਗੁਰੂ ਦੀ ਕ੍ਰਿਪਾ ਨਾਲ’, ਭਾਵ, ਪਹਿਲੇ ਲਫਜ਼ਾਂ ਵਿਚ ਦੱਸੀਆਂ ਸਿਫਤਾਂ ਵਾਲਾ ਅਕਾਲ ਪੁਰਖ ਗੁਰੂ ਦੀ ਕ੍ਰਿਪਾ ਨਾਲ (ਮਿਲਦਾ ਹੈ) । (ਵੇਖੋ ‘ਜਪੁ’ ਸਟੀਕ ।)

ਅਸਟਪਦੀ ॥ ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥ ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥ ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ ॥ ਤਿਸ ਕਉ ਸਿਮਰਤ ਪਰਮ ਗਤਿ ਪਾਵਹਿ ॥ ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥ ਤਿਸਹਿ ਧਿਆਇ ਸਦਾ ਮਨ ਅੰਦਰਿ ॥ ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ ॥ ਆਠ ਪਹਰ ਸਿਮਰਹੁ ਤਿਸੁ ਰਸਨਾ ॥ ਜਿਹ ਪ੍ਰਸਾਦਿ ਰੰਗ ਰਸ ਭੋਗ ॥ ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥

ਪਦ ਅਰਥ :—ਜਿਹ ਪ੍ਰਸਾਦਿ—ਜਿਸ (ਪ੍ਰਭੂ) ਦੀ ਕ੍ਰਿਪਾ ਨਾਲ । ਅੰਮ੍ਰਿਤ—ਸੁਆਦਲੇ ਭੋਜਨ । ਖਾਹਿ—ਤੂੰ ਖਾਂਦਾ ਹੈਂ । ਸੁਗੰਧਤ—ਸੋਹਣੀ ਮਿੱਠੀ ਵਾਸਨਾ ਵਾਲੀਆਂ ਚੀਜ਼ਾਂ । ਤਨਿ—ਸਰੀਰ ਉਤੇ । ਪਰਮ—ਉੱਚੀ । ਗਤਿ—ਪਦਵੀ, ਦਰਜਾ । ਮੰਦਰਿ—ਮੰਦਰ ਵਿਚ, ਘਰ ਵਿਚ । ਤਿਸਹਿ—ਉਸ ਨੂੰ । ਸੰਗਿ ਸੁਖ—ਸੁਖ ਨਾਲ, ਮੌਜ ਨਾਲ । ਰਸਨਾ—ਜੀਭ ਨਾਲ ।

ਅਰਥ :—(ਹੇ ਭਾਈ !) ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਕਈ ਕਿਸਮਾਂ ਦੇ ਸੁਆਦਲੇ ਖਾਣੇ ਖਾਂਦਾ ਹੈਂ, ਉਸ ਨੂੰ ਮਨ ਵਿਚ (ਚੇਤੇ) ਰੱਖ ।

ਜਿਸ ਦੀ ਮਿਹਰ ਨਾਲ ਆਪਣੇ ਸਰੀਰ ਉਤੇ ਤੂੰ ਸੁਗੰਧੀਆਂ ਲਾਉਂਦਾ ਹੈਂ, ਉਸ ਨੂੰ ਯਾਦ ਕੀਤਿਆਂ ਤੂੰ ਉੱਚਾ ਦਰਜਾ ਹਾਸਲ ਕਰ ਲਏਂਗਾ ।

ਜਿਸ ਦੀ ਦਇਆ ਨਾਲ ਤੂੰ ਸੁਖ-ਮਹਲਾਂ ਵਿਚ ਵੱਸਦਾ ਹੈਂ, ਉਸ ਨੂੰ ਸਦਾ ਮਨ ਵਿਚ ਸਿਮਰ ।

ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਘਰ ਮੌਜਾਂ ਨਾਲ ਵੱਸ ਰਿਹਾ ਹੈਂ, ਉਸ ਨੂੰ ਜੀਭ ਨਾਲ ਅੱਠੇ ਪਹਰ ਯਾਦ ਕਰ ।

ਹੇ ਨਾਨਕ ! ਜਿਸ (ਪ੍ਰਭੂ) ਦੀ ਬਖਸ਼ਿਸ਼ ਕਰਕੇ ਚੋਜ-ਤਮਾਸ਼ੇ, ਸੁਆਦਲੇ ਖਾਣੇ ਤੇ ਪਦਾਰਥ (ਨਸੀਬ ਹੁੰਦੇ ਹਨ) ਉਸ ਧਿਆਉਣ-ਜੋਗ ਨੂੰ ਸਦਾ ਹੀ ਧਿਆਉਣਾ ਚਾਹੀਦਾ ਹੈ ।੧।

ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ ॥ ਤਿਸਹਿ ਤਿਆਗਿ ਕਤ ਅਵਰ ਲੁਭਾਵਹਿ ॥ ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥ ਮਨ ਆਠ ਪਹਰ ਤਾ ਕਾ ਜਸੁ ਗਾਵੀਜੈ ॥ ਜਿਹ ਪ੍ਰਸਾਦਿ ਤੁਝੁ ਸਭੁ ਕੋਊ ਮਾਨੈ ॥ ਮੁਖਿ ਤਾ ਕੋ ਜਸੁ ਰਸਨ ਬਖਾਨੈ ॥ ਜਿਹ ਪ੍ਰਸਾਦਿ ਤੇਰੇ ਰਹਤਾ ਧਰਮੁ ॥ ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ ॥ ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥ ਨਾਨਕ ਪਤਿ ਸੇਤੀ ਘਰਿ ਜਾਵਹਿ ॥੨॥ {ਪੰਨਾ ੨੬੯-੨੭੦}

ਪਦ ਅਰਥ :—ਪਟੰਬਰ—ਪਟ-ਅੰਬਰ, ਰੇਸ਼ਮ ਦੇ ਕੱਪੜੇ । ਕਤ ਅਵਰ—ਕਿਸੇ ਹੋਰ ਥਾਂ ? ਲੁਭਾਵਹਿ—ਤੂੰ ਲੋਭ ਕਰ ਰਿਹਾ ਹੈਂ । ਸੋਈਜੈ—ਸਵੀਂਦਾ ਹੈ । ਗਾਵੀਜੈ—ਗਾਉਣਾ ਚਾਹੀਦਾ ਹੈ । ਸਭੁ ਕੋਊ—ਹਰੇਕ ਜੀਵ । ਮਾਨੈ—ਆਦਰ

ਕਰਦਾ ਹੈ, ਮਾਣ ਦੇਂਦਾ ਹੈ । ਮੁਖਿ—ਮੂੰਹ ਨਾਲ । ਰਸਨ—ਜੀਭ ਨਾਲ । ਬਖਾਨੈ—ਉਚਾਰੇ, ਬੋਲੇ । ਕੇਵਲ—ਸਿਰਫ਼ । ਪਤਿ ਸੇਤੀ—ਇੱਜ਼ਤ ਨਾਲ ।

ਅਰਥ :—(ਹੇ ਮਨ !) ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਰੇਸ਼ਮੀ ਕੱਪੜੇ ਹੰਢਾਉਂਦਾ ਹੈਂ, ਉਸ ਨੂੰ ਵਿਸਾਰ ਕੇ ਹੋਰ ਕਿੱਥੇ ਲੋਭ ਕਰ ਰਿਹਾ ਹੈਂ ?

ਜਿਸ ਦੀ ਮਿਹਰ ਨਾਲ ਸੇਜ ਉੱਤੇ ਸੁਖੀ ਸਵੀਂਦਾ ਹੈ, ਹੇ ਮਨ ! ਉਸ ਪ੍ਰਭੂ ਦਾ ਜਸ ਅੱਠੇ ਪਹਰ ਗਾਉਣਾ ਚਾਹੀਦਾ ਹੈ । ਜਿਸ ਦੀ ਮੇਹਰ ਨਾਲ ਹਰੇਕ ਮਨੁੱਖ ਤੇਰਾ ਆਦਰ ਕਰਦਾ ਹੈ, ਉਸ ਦੀ ਵਡਿਆਈ (ਆਪਣੇ) ਮੂੰਹੋਂ ਜੀਭ ਨਾਲ (ਸਦਾ) ਕਰ ।

ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੇਰਾ ਧਰਮ (ਕਾਇਮ) ਰਹਿੰਦਾ ਹੈ, ਹੇ ਮਨ ! ਤੂੰ ਸਦਾ ਉਸ ਪਰਮੇਸ਼ਰ ਨੂੰ ਸਿਮਰ । ਹੇ ਨਾਨਕ ! ਪਰਮਾਤਮਾ ਦਾ ਭਜਨ ਕੀਤਿਆਂ (ਉਸ ਦੀ) ਦਰਗਾਹ ਵਿਚ ਮਾਣ ਪਾਵਹਿੰਗਾ, ਤੇ, (ਇਥੋਂ) ਇੱਜ਼ਤ ਨਾਲ ਆਪਣੇ (ਪਰਲੋਕ ਦੇ) ਘਰ ਵਿਚ ਜਾਵਹਿੰਗਾ ।੨।

ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥ ਲਿਵ ਲਾਵਹੁ ਤਿਸੁ ਰਾਮ ਸਨੇਹੀ ॥ ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥ ਮਨ ਸੁਖੁ ਪਾਵਹਿ ਹਰਿ ਹਰਿ ਜਸੁ ਕਹਤ ॥ ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥ ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ ॥ ਜਿਹ ਪ੍ਰਸਾਦਿ ਤੁਝੁ ਕੋ ਨ ਪਹੁਚੈ ॥ ਮਨ ਸਾਸਿ ਸਾਸਿ ਸਿਮਰਹੁ ਪ੍ਰਭ ਉਚੈ ॥ ਜਿਹ ਪ੍ਰਸਾਦਿ ਪਾਈ ਦੁਲਭ ਦੇਹ ॥ ਨਾਨਕ ਤਾ ਕੀ ਭਗਤਿ ਕਰੇਹ ॥੩॥

ਪਦ ਅਰਥ :—ਆਰੋਗ—ਰੋਗ-ਰਹਿਤ, ਨਰੋਆ । ਕੰਚਨ ਦੇਹੀ—ਸੋਨੇ ਵਰਗਾ ਸਰੀਰ । ਸਨੇਹੀ—ਪਿਆਰ ਕਰਨ ਵਾਲਾ, ਸਨੇਹ ਕਰਨ ਵਾਲਾ । ਓਲਾ—ਪਰਦਾ । ਛਿਦ੍ਰ—ਨੁਕਸ, ਐਬ । ਪਹੁਚੈ—ਅੱਪੜਦਾ, ਬਰਾਬਰੀ ਕਰਦਾ । ਸਾਸਿ ਸਾਸਿ—ਦਮ-ਬ-ਦਮ । ਦੁਲਭ—ਜੋ ਬੜੀ ਮੁਸ਼ਕਲ ਨਾਲ ਲੱਭੇ । ਕਰੇਹ—ਕਰ ।

ਅਰਥ :—ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਸੋਨੇ ਵਰਗਾ ਤੇਰਾ ਨਰੋਆ ਜਿਸਮ ਹੈ, ਉਸ ਪਿਆਰੇ ਰਾਮ ਨਾਲ ਲਿਵ ਜੋੜ । ਜਿਸ ਦੀ ਮਿਹਰ ਨਾਲ ਤੇਰਾ ਪਰਦਾ ਬਣਿਆ ਰਹਿੰਦਾ ਹੈ, ਹੇ ਮਨ !

ਜਿਸ ਦੀ ਦਇਆ ਨਾਲ ਤੇਰੇ ਸਾਰੇ ਐਬ ਢੱਕੇ ਰਹਿੰਦੇ ਹਨ, ਹੇ ਮਨ ! ਉਸ ਪ੍ਰਭੂ ਠਾਕੁਰ ਦੀ ਸਰਣ ਪਉ ।

ਜਿਸ ਦੀ ਕਿਰਪਾ ਨਾਲ ਕੋਈ ਤੇਰੀ ਬਰਾਬਰੀ ਨਹੀਂ ਕਰ ਸਕਦਾ, ਹੇ ਮਨ ! ਉਸ ਉਚੇ ਪ੍ਰਭੂ ਨੂੰ ਸ੍ਰਾਸ ਸ੍ਰਾਸ ਯਾਦ ਕਰ ।

ਹੇ ਨਾਨਕ ! ਜਿਸ ਦੀ ਕਿਰਪਾ ਨਾਲ ਤੈਨੂੰ ਇਹ ਮਨੁੱਖਾ-ਸਰੀਰ ਲੱਭਾ ਹੈ ਜੋ ਬੜੀ ਮੁਸ਼ਕਿਲ ਨਾਲ ਮਿਲਦਾ ਹੈ ਉਸ ਪ੍ਰਭੂ ਦੀ ਭਗਤੀ ਕਰ ।੩।

ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥ ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ ॥ ਜਿਹ ਪ੍ਰਸਾਦਿ ਅਸੁ ਹਸਤਿ ਅਸਵਾਰੀ ॥ ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥ ਜਿਹ ਪ੍ਰਸਾਦਿ ਬਾਗ ਮਿਲਖ ਧਨਾ ॥ ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥ ਜਿਨਿ ਤੇਰੀ ਮਨ ਬਨਤ ਬਨਾਈ ॥ ਉਠਤ ਬੈਠਤ ਸਦ ਤਿਸਹਿ ਧਿਆਈ ॥ ਤਿਸਹਿ ਧਿਆਇ ਜੋ ਏਕ ਅਲਖੈ ॥ ਈਹਾ ਉਹਾ ਨਾਨਕ ਤੇਰੀ ਰਖੈ ॥੪॥

ਪਦ ਅਰਥ :—ਆਭੂਖਨ—ਗਹਣੇ, ਜੇਵਰ । ਪਹਿਰੀਜੈ—ਪਹਿਨੀਏ ਹਨ । ਅਸੁ—ਘੋੜੇ । ਹਸਤਿ—ਹਾਥੀ । ਮਿਲਖ—ਜ਼ਮੀਨ । ਜਿਨਿ—ਜਿਸ (ਪ੍ਰਭੂ) ਨੇ । ਬਨਤ—ਬਨਾਵਟ । ਤੇਰੀ ਬਨਤ ਬਨਾਈ—ਤੇਰੀ ਬਣਤ ਬਣਾਈ ਹੈ, ਤੈਨੂੰ ਸਾਜਿਆ ਹੈ । ਸਦ—ਸਦਾ । ਅਲਖ—ਜੋ ਲਖਿਆ ਨਹੀਂ ਜਾ ਸਕਦਾ, ਜੋ ਬਿਆਨ ਨਹੀਂ ਕੀਤਾ ਜਾ ਸਕਦਾ । ਈਹਾ—ਇਥੇ, ਇਸ ਲੋਕ ਵਿਚ । ਉਹਾ—ਓਥੇ, ਪਰਲੋਕ ਵਿਚ । ਰਖੈ—ਤੇਰੀ ਲਾਜ ਰੱਖਦਾ ਹੈ ।

ਅਰਥ :—ਜਿਸ (ਪ੍ਰਭੂ) ਦੀ ਕਿਰਪਾ ਨਾਲ ਗਹਣੇ ਪਹਿਨੀਏ ਹਨ, ਹੇ ਮਨ ! ਉਸ ਨੂੰ ਸਿਮਰਦਿਆਂ ਕਿਉਂ ਆਲਸ ਕੀਤਾ ਜਾਏ ?

ਜਿਸ ਦੀ ਮੇਹਰ ਨਾਲ ਘੋੜੇ ਤੇ ਹਾਥੀਆਂ ਦੀ ਸਵਾਰੀ ਕਰਦਾ ਹੈਂ, ਹੇ ਮਨ ! ਉਸ ਪ੍ਰਭੂ ਨੂੰ ਕਦੇ ਨਾਹ ਵਿਸਾਰੀਂ ।

ਜਿਸ ਦੀ ਦਇਆ ਨਾਲ ਬਾਗ ਜ਼ਮੀਨਾਂ ਤੇ ਧਨ (ਤੈਨੂੰ ਨਸੀਬ ਹਨ) ਉਸ ਪ੍ਰਭੂ ਨੂੰ ਆਪਣੇ ਮਨ ਵਿਚ ਪ੍ਰੇ ਰੱਖ ।

ਹੇ ਮਨ ! ਜਿਸ (ਪ੍ਰਭੂ) ਨੇ ਤੈਨੂੰ ਸਾਜਿਆ ਹੈ, ਉਠਦੇ ਬੈਠਦੇ (ਭਾਵ, ਹਰ ਵੇਲੇ) ਉਸੇ ਨੂੰ ਸਦਾ ਸਿਮਰ ।

ਹੇ ਨਾਨਕ ! ਉਸ ਪ੍ਰਭੂ ਨੂੰ ਸਿਮਰ, ਜੋ ਇੱਕ ਹੈ, ਤੇ, ਬੇਅੰਤ ਹੈ । ਲੋਕ ਤੇ ਪਰਲੋਕ ਵਿਚ (ਉਹੀ) ਤੇਰੀ ਲਾਜ ਰੱਖਣ ਵਾਲਾ ਹੈ ।੪।

ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ ॥ ਮਨ ਆਠ ਪਹਰ ਕਰਿ ਤਿਸ ਕਾ ਧਿਆਨ ॥ ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥ ਤਿਸੁ ਪ੍ਰਭ ਕਉ ਸਾਸਿ ਸਾਸਿ ਚਿਤਾਰੀ ॥ ਜਿਹ ਪ੍ਰਸਾਦਿ ਤੇਰਾ ਸੁੰਦਰ ਰੂਪੁ ॥ ਸੋ ਪ੍ਰਭੁ ਸਿਮਰਹੁ ਸਦਾ ਅਨੂਪੁ ॥ ਜਿਹ ਪ੍ਰਸਾਦਿ ਤੇਰੀ ਨੀਕੀ ਜਾਤਿ ॥ ਸੋ ਪ੍ਰਭੁ ਸਿਮਰਿ ਸਦਾ ਦਿਨ ਰਾਤਿ ॥ ਜਿਹ ਪ੍ਰਸਾਦਿ ਤੇਰੀ ਪਤਿ ਰਹੈ ॥ ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥੫॥

ਪਦ ਅਰਥ :—ਕਰਹਿ—ਤੂੰ ਕਰਦਾ ਹੈਂ । ਆਚਾਰ—{Skt. ਆਚਾਰ} ਰਸਮ ਰਿਵਾਜ । ਬਿਉਹਾਰੀ—{Skt. ਕ੍ਰਿਕਾਹਾਰਿਨ੍} ਵਿਹਾਰ ਕਰਨ ਵਾਲਾ, (ਰਸਮ ਰਿਵਾਜ) ਕਰਨ ਵਾਲਾ । ਅਨੂਪੁ—ਅਨ ਉਪ, ਉਪਮਾ-ਰਹਿਤ, ਜਿਸ ਵਰਗਾ ਕੋਈ ਨਹੀਂ । ਨੀਕੀ—ਚੰਗੀ । ਪਤਿ—ਇੱਜ਼ਤ । ਕਹੈ—ਆਖਦਾ ਹੈ ।

ਅਰਥ :—ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਬਹੁਤ ਦਾਨ ਪੁੰਨ ਕਰਦਾ ਹੈਂ, ਹੇ ਮਨ ! ਅੱਠੇ ਪਹਿਰ ਉਸ ਦਾ ਚੇਤਾ ਕਰ ।

ਜਿਸ ਦੀ ਮਿਹਰ ਨਾਲ ਤੂੰ ਰੀਤਾਂ ਰਸਮਾਂ ਕਰਨ ਜੋਗਾ ਹੋਇਆ ਹੈਂ, ਉਸ ਪ੍ਰਭੂ ਨੂੰ ਸ਼੍ਰਾਸ ਸ਼੍ਰਾਸ ਯਾਦ ਕਰ ।

ਜਿਸ ਦੀ ਦਇਆ ਨਾਲ ਤੇਰੀ ਸੋਹਣੀ ਸ਼ਕਲ ਹੈ, ਉਸ ਸੋਹਣੇ ਮਾਲਕ ਨੂੰ ਸਦਾ ਸਿਮਰ ।

ਜਿਸ ਪ੍ਰਭੂ ਦੀ ਕਿਰਪਾ ਨਾਲ ਤੈਨੂੰ ਚੰਗੀ (ਮਨੁੱਖ) ਜਾਤੀ ਮਿਲੀ ਹੈ, ਉਸ ਨੂੰ ਸਦਾ ਦਿਨ ਰਾਤ ਯਾਦ ਕਰ ।

ਜਿਸ ਦੀ ਮੇਹਰ ਨਾਲ ਤੇਰੀ ਇੱਜ਼ਤ (ਜਗਤ ਵਿਚ) ਬਣੀ ਹੋਈ ਹੈ (ਉਸ ਦਾ ਨਾਮ ਸਿਮਰ) । ਗੁਰੂ ਦੀ ਬਰਕਤਿ ਲੈ ਕੇ (ਵਡਭਾਗੀ ਮਨੁੱਖ) ਉਸ ਦੀ ਸਿਫਤਿ-ਸਾਲਾਹ ਕਰਦਾ ਹੈ ।੫।

ਜਿਹ ਪ੍ਰਸਾਦਿ ਸੁਨਹਿ ਕਰਨ ਨਾਦ ॥ ਜਿਹ ਪ੍ਰਸਾਦਿ ਪੇਖਹਿ ਬਿਸਮਾਦ ॥ ਜਿਹ ਪ੍ਰਸਾਦਿ ਬੋਲਹਿ ਅੰਮ੍ਰਿਤ ਰਸਨਾ ॥ ਜਿਹ ਪ੍ਰਸਾਦਿ ਸੁਖਿ ਸਹਜੇ ਬਸਨਾ ॥ ਜਿਹ ਪ੍ਰਸਾਦਿ ਹਸਤ ਕਰ ਚਲਹਿ ॥ ਜਿਹ ਪ੍ਰਸਾਦਿ ਸੰਪੂਰਨ ਫਲਹਿ ॥ ਜਿਹ ਪ੍ਰਸਾਦਿ ਪਰਮ ਗਤਿ ਪਾਵਹਿ ॥ ਜਿਹ ਪ੍ਰਸਾਦਿ ਸੁਖਿ ਸਹਜਿ ਸਮਾਵਹਿ ॥ ਐਸਾ ਪ੍ਰਭੁ ਤਿਆਗਿ ਅਵਰ ਕਤ ਲਾਗਹੁ ॥ ਗੁਰ ਪ੍ਰਸਾਦਿ ਨਾਨਕ ਮਨਿ ਜਾਗਹੁ ॥੬॥

ਪਦ ਅਰਥ :—ਸੁਨਹਿ—ਤੂੰ ਸੁਣਦਾ ਹੈਂ । ਕਰਨ—ਕੰਨਾਂ (ਨਾਲ) । ਨਾਦ—(ਰਸੀਲੀ) ਆਵਾਜ਼ । ਪੇਖਹਿ—ਤੂੰ ਵੇਖਦਾ ਹੈਂ । ਬਿਸਮਾਦ—ਅਚਰਜ (ਨਜ਼ਾਰੇ) । ਅੰਮ੍ਰਿਤ—ਮਿੱਠੇ ਬੋਲ । ਰਸਨਾ—ਜੀਭ (ਨਾਲ) । ਸਹਜੇ—ਸੁਭਾਵਕ ਹੀ । ਹਸਤ—ਹੱਥ । ਕਰ—ਹੱਥ । ਚਲਹਿ—ਚੱਲਦੇ ਹਨ, ਕੰਮ ਦੇਂਦੇ ਹਨ । ਸੰਪੂਰਨ—ਪੂਰਨ ਤੌਰ ਤੇ, ਹਰੇਕ ਕਾਰ-ਵਿਹਾਰ ਵਿਚ, ਹਰ ਪਾਸੇ । ਫਲਹਿ—ਫਲਦਾ ਹੈਂ, ਫਲ ਹਾਸਲ ਕਰਦਾ ਹੈਂ, ਕਾਮਯਾਬ ਹੁੰਦਾ ਹੈਂ । ਸਹਜਿ—ਅਡੋਲ ਅਵਸਥਾ ਵਿਚ, ਬੇ-ਫਿਕਰੀ ਵਿਚ । ਸਮਾਵਹਿ—ਤੂੰ ਟਿਕਿਆ ਬੈਠਾ ਹੈਂ । ਅਵਰ ਕਤ—ਹੋਰ ਕਿਥੇ ? ਮਨਿ—ਮਨ ਵਿਚ । ਜਾਗਹੁ—ਹੁਸ਼ੀਆਰ ਹੋਵੋ ।

ਅਰਥ :—ਜਿਸ ਦੀ ਕ੍ਰਿਪਾ ਨਾਲ ਤੂੰ (ਆਪਣੇ) ਕੰਨਾਂ ਨਾਲ ਆਵਾਜ਼ ਸੁਣਦਾ ਹੈਂ (ਭਾਵ, ਤੈਨੂੰ ਸੁਣਨ ਦੀ ਤਾਕਤ ਮਿਲੀ ਹੈ), ਜਿਸ ਦੀ ਮੇਹਰ ਨਾਲ ਅਚਰਜ ਨਜ਼ਾਰੇ ਵੇਖਦਾ ਹੈਂ;

ਜਿਸ ਦੀ ਬਰਕਤਿ ਪਾ ਕੇ ਜੀਭ ਨਾਲ ਮਿੱਠੇ ਬੋਲ ਬੋਲਦਾ ਹੈਂ, ਜਿਸ ਦੀ ਕਿਰਪਾ ਨਾਲ ਸੁਭਾਵਕ ਹੀ ਸੁਖੀ ਵੱਸ ਰਿਹਾ ਹੈਂ;

ਜਿਸ ਦੀ ਦਇਆ ਨਾਲ ਤੇਰੇ ਹੱਥ (ਆਦਿਕ ਸਾਰੇ ਅੰਗ) ਕੰਮ ਦੇ ਰਹੇ ਹਨ, ਜਿਸ ਦੀ ਮਿਹਰ ਨਾਲ ਤੂੰ ਹਰੇਕ ਕਾਰ-ਵਿਹਾਰ ਵਿਚ ਕਾਮਯਾਬ ਹੁੰਦਾ ਹੈਂ;

ਜਿਸ ਦੀ ਬਖਸ਼ਿਸ਼ ਨਾਲ ਤੈਨੂੰ ਉੱਚਾ ਦਰਜਾ ਮਿਲਦਾ ਹੈ, ਅਤੇ ਤੂੰ ਸੁਖ ਤੇ ਬੇ-ਫਿਕਰੀ ਵਿਚ ਮਸਤ ਹੈਂ;

ਅਜੇਹਾ ਪ੍ਰਭੂ ਵਿਸਾਰ ਕੇ ਤੂੰ ਹੋਰ ਕਿਸ ਪਾਸੇ ਲੱਗ ਰਿਹਾ ਹੈਂ ? ਹੇ ਨਾਨਕ ! ਗੁਰੂ ਦੀ ਬਰਕਤਿ ਲੈ ਕੇ ਮਨ ਵਿਚ ਹੁਸ਼ੀਆਰ ਹੋਹੁ ।੬।

ਜਿਹ ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ ॥ ਤਿਸੁ ਪ੍ਰਭ ਕਉ ਮੂਲਿ ਨ ਮਨਹੁ ਬਿਸਾਰਿ ॥ ਜਿਹ ਪ੍ਰਸਾਦਿ ਤੇਰਾ ਪਰਤਾਪੁ ॥ ਰੇ ਮਨ ਮੂੜ ਤੂ ਤਾ ਕਉ ਜਾਪੁ ॥ ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥ ਤਿਸਹਿ ਜਾਨੁ ਮਨ ਸਦਾ ਹਜੂਰੇ ॥ ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥ ਰੇ ਮਨ ਮੇਰੇ ਤੂੰ ਤਾ ਸਿਉ ਰਾਚੁ ॥ ਜਿਹ ਪ੍ਰਸਾਦਿ ਸਭ ਕੀ ਗਤਿ ਹੋਇ ॥ ਨਾਨਕ ਜਾਪੁ ਜਪੈ ਜਪੁ ਸੋਇ ॥੨॥

ਪਦ ਅਰਥ :—ਜਿਸ ਪ੍ਰਸਾਦਿ—ਜਿਸ ਪ੍ਰਸਾਦਿ, ਜਿਸ ਦੀ ਕ੍ਰਿਪਾ ਨਾਲ । ਪ੍ਰਗਟੁ—ਪ੍ਰਸਿੱਧ, ਮਸ਼ਹੂਰ, ਸੋਭਾ ਵਾਲਾ । ਸੰਸਾਰਿ—ਸੰਸਾਰ ਵਿਚ । ਮਨਹੁ—ਮਨ ਤੋਂ । ਮੂੜ—ਮੂਰਖ । ਤਾ ਕਉ—ਉਸ ਨੂੰ । ਜਾਪੁ—ਯਾਦ ਕਰ । ਕਾਰਜ—ਕੰਮ । ਪੂਰੇ—ਮੁਕੰਮਲ, ਸਿਰੇ ਚੜ੍ਹਦੇ ਹਨ । ਜਾਨੁ—ਸਮਝ ਲੈ । ਹਜੂਰੇ—ਅੰਗ-ਸੰਗ । ਰਾਚੁ—ਰਚ, ਰੁੱਝ, ਜੁੜਿਆ ਰਹੁ । ਸੋਇ—ਓਹੀ ਮਨੁੱਖ । ਸਭ ਕੀ—ਹਰੇਕ ਜੀਵ ਦੀ । ਗਤਿ—{Skt. ਗਤਿ—access, entrance}ਪਹੁੰਚ ।

ਅਰਥ :—ਜਿਸ ਪ੍ਰਭੂ ਦੀ ਕ੍ਰਿਪਾ ਨਾਲ ਤੂੰ ਜਗਤ ਵਿਚ ਸੋਭਾ ਵਾਲਾ ਹੈਂ ਉਸ ਨੂੰ ਕਦੇ ਭੀ ਮਨੋਂ ਨ ਭੁਲਾ ।

ਜਿਸ ਦੀ ਮੇਹਰ ਨਾਲ ਤੈਨੂੰ ਵਡਿਆਈ ਮਿਲੀ ਹੋਈ ਹੈ, ਹੇ ਮੂਰਖ ਮਨ ! ਤੂੰ ਉਸ ਪ੍ਰਭੂ ਨੂੰ ਜਪ ।

ਜਿਸ ਦੀ ਕ੍ਰਿਪਾ ਨਾਲ ਤੇਰੇ (ਸਾਰੇ) ਕੰਮ ਸਿਰੇ ਚੜ੍ਹਦੇ ਹਨ, ਹੇ ਮਨ ! ਤੂੰ ਉਸ (ਪ੍ਰਭੂ) ਨੂੰ ਸਦਾ ਅੰਗ ਸੰਗ ਜਾਣ ।

ਜਿਸ ਦੀ ਬਰਕਤਿ ਨਾਲ ਤੈਨੂੰ ਸੱਚ ਪਰਾਪਤ ਹੁੰਦਾ ਹੈ, ਹੇ ਮੇਰੇ ਮਨ ! ਤੂੰ ਉਸ (ਪ੍ਰਭੂ) ਨਾਲ ਜੁੜਿਆ ਰਹੁ ।

ਜਿਸ (ਪਰਾਮਤਮਾ) ਦੀ ਦਇਆ ਨਾਲ ਹਰੇਕ (ਜੀਵ) ਦੀ (ਉਸ ਤਕ) ਪਹੁੰਚ ਹੋ ਜਾਂਦੀ ਹੈ, (ਉਸ ਨੂੰ ਜਪ) । ਹੇ ਨਾਨਕ ! (ਜਿਸ ਨੂੰ ਇਹ ਦਾਤਿ ਮਿਲਦੀ ਹੈ) ਉਹ (ਹਰਿ-) ਜਾਪ ਹੀ ਜਪਦਾ ਹੈ ।੨।

ਆਪਿ ਜਪਾਏ ਜਪੈ ਸੋ ਨਾਉ ॥ ਆਪਿ ਗਾਵਾਏ ਸੁ ਹਰਿ ਗੁਨ ਗਾਉ ॥ ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥ ਪ੍ਰਭੂ ਦਇਆ ਤੇ ਕਮਲ ਬਿਗਾਸੁ ॥ ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥ ਪ੍ਰਭ ਦਇਆ ਤੇ ਮਤਿ ਊਤਮ ਹੋਇ ॥ ਸਰਬ ਨਿਧਾਨ ਪ੍ਰਭ ਤੇਰੀ ਮਇਆ ॥ ਆਪਹੁ ਕਛੁ ਨ ਕਿਨਹੁ ਲਇਆ ॥ ਜਿਤੁ ਜਿਤੁ ਲਾਵਹੁ ਤਿਤੁ ਲਗਹਿ ਹਰਿ ਨਾਥ ॥ ਨਾਨਕ ਇਨ ਕੈ ਕਛੁ ਨ ਹਾਥ ॥੮॥੬॥

ਪਦ ਅਰਥ :—ਗਾਵਾਏ—ਗਾਵਣ ਵਿਚ ਸਹਾਇਤਾ ਕਰਦਾ ਹੈ, ਗਾਵਣ ਲਈ ਪ੍ਰੇਰਦਾ ਹੈ । ਪ੍ਰਗਾਸੁ—ਚਾਨਣ । ਪ੍ਰਭੂ ਦਇਆ—ਪ੍ਰਭੂ ਦੀ ਦਇਆ । ਕਮਲ ਬਿਗਾਸੁ—ਕਮਲ ਦਾ ਬਿਗਾਸ, ਹਿਰਦੇ ਰੂਪੀ ਕਉਲ ਫੁੱਲ ਦਾ ਖਿੜਾਉ । ਪ੍ਰਸੰਨ—ਖੁਸ਼ । ਸੋਇ—ਉਹ (ਪ੍ਰਭੂ) । ਨਿਧਾਨ—ਖਜ਼ਾਨੇ । ਮਇਆ—{Skt. ਸਯਸ੍ n. pleasure, delight, satisfaction} ਖੁਸ਼ੀ, ਪ੍ਰਸੰਨਤਾ । ਆਪਹੁ—ਆਪਣੇ ਆਪ ਤੋਂ, ਆਪਣੇ ਉੱਦਮ ਨਾਲ । ਕਿਨਹੁ—ਕਿਸੇ ਨੇ ਭੀ । ਹਰਿ ਨਾਥ—ਹੇ ਹਰੀ ! ਹੇ ਨਾਥ ! ਇਨ ਕੈ ਹਾਥ—ਇਹਨਾਂ ਜੀਵਾਂ ਦੇ ਹੱਥਾਂ ਵਿਚ, ਇਹਨਾਂ ਜੀਵਾਂ ਦੇ ਵੱਸ ਵਿਚ ।

ਅਰਥ :—ਉਹੀ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਜਿਸ ਪਾਸੋਂ ਆਪ ਜਪਾਉਂਦਾ ਹੈ, ਉਹੀ ਮਨੁੱਖ ਹਰੀ ਦੇ ਗੁਣ ਗਾਉਂਦਾ ਹੈ ਜਿਸ ਨੂੰ ਗਾਵਣ ਲਈ ਪ੍ਰੇਰਦਾ ਹੈ ।

ਪ੍ਰਭੂ ਦੀ ਮੇਹਰ ਨਾਲ (ਮਨ ਵਿਚ ਗਿਆਨ ਦਾ) ਪ੍ਰਕਾਸ਼ ਹੁੰਦਾ ਹੈ; ਉਸ ਦੀ ਦਇਆ ਨਾਲ ਹਿਰਦਾ-ਰੂਪ ਕਉਲ ਫੁੱਲ ਖਿੜਦਾ ਹੈ ।

ਉਹ ਪ੍ਰਭੂ (ਉਸ ਮਨੁੱਖ ਦੇ) ਮਨ ਵਿਚ ਵੱਸਦਾ ਹੈ ਜਿਸ ਉਤੇ ਉਹ ਤੁੱਠਦਾ ਹੈ, ਪ੍ਰਭੂ ਦੀ ਮੇਹਰ ਨਾਲ (ਮਨੁੱਖ ਦੀ) ਮੱਤ ਚੰਗੀ ਹੁੰਦੀ ਹੈ ।

ਹੇ ਪ੍ਰਭੂ ! ਤੇਰੀ ਮੇਹਰ ਦੀ ਨਜ਼ਰ ਵਿਚ ਸਾਰੇ ਖਜ਼ਾਨੇ ਹਨ, ਆਪਣੇ ਜਤਨ ਨਾਲ ਕਿਸੇ ਨੇ ਭੀ ਕੁਝ ਨਹੀਂ ਲੱਭਾ (ਭਾਵ, ਜੀਵ ਦਾ ਉੱਦਮ ਤਦੋਂ ਹੀ ਸਫਲ ਹੁੰਦਾ ਹੈ ਜਦੋਂ ਤੂੰ ਸਵੱਲੀ ਨਜ਼ਰ ਕਰਦਾ ਹੈਂ) ।

ਹੇ ਹਰੀ ! ਹੇ ਨਾਥ ! ਜਿਧਰ ਤੂੰ ਲਾਉਂਦਾ ਹੈਂ ਉਧਰ ਇਹ ਜੀਵ ਲੱਗਦੇ ਹਨ । ਹੇ ਨਾਨਕ ! ਇਹਨਾਂ ਜੀਵਾਂ ਦੇ ਵੱਸ ਕੁਝ ਨਹੀਂ ।੮।੬।

ਸਲੋਕੁ ॥ ਅਗਮ ਅਗਾਧਿ ਪਾਰਬ੍ਰਹਮੁ ਸੋਇ ॥ ਜੋ ਜੋ ਕਹੈ ਸੁ ਮੁਕਤਾ ਹੋਇ ॥ ਸੁਨਿ ਮੀਤਾ ਨਾਨਕੁ ਬਿਨਵੰਤਾ ॥ ਸਾਧ ਜਨਾ ਕੀ ਅਚਰਜ ਕਥਾ ॥੧॥

ਪਦ ਅਰਥ :—ਅਗਮ—ਜਿਸ ਤਕ ਪਹੁੰਚ ਨਾ ਹੋ ਸਕੇ । ਅਗਾਧਿ—ਅਥਾਹ । ਕਹੈ—ਆਖਦਾ ਹੈ, ਸਲਾਹੁੰਦਾ ਹੈ । ਮੁਕਤਾ—(ਮਾਇਆ ਦੇ ਬੰਧਨਾਂ ਤੋਂ) ਆਜ਼ਾਦ । ਮੀਤਾ—ਹੇ ਮਿਤ੍ਰ ! ਨਾਨਕੁ—{Nominative Case, Singular Number, Subject to the verb ਬਿਨਵੰਤਾ, ਕਰਤਾ-ਕਾਰਕ, ਪੁਲਿੰਗ, ਇਕ-ਵਚਨ ।} ਨਾਨਕੁ ਬਿਨਵੰਤਾ—ਨਾਨਕ ਬੇਨਤੀ ਕਰਦਾ ਹੈ । ਸਾਧ—ਉਹ ਮਨੁੱਖ ਜਿਸ ਨੇ ਆਪਣੇ ਆਪ ਨੂੰ ਸਾਧਿਆ ਹੈ, ਜਿਸ ਨੇ ਆਪਣੇ ਮਨ ਨੂੰ ਵੱਸ ਵਿਚ ਕੀਤਾ ਹੈ, ਗੁਰਮੁਖ । ਅਚਰਜ—ਹੈਰਾਨ ਕਰਨ ਵਾਲੀ । ਕਥਾ—ਜ਼ਿਕਰ, ਗੱਲ-ਬਾਤ ।

ਅਰਥ :—ਉਹ ਬੇਅੰਤ ਪ੍ਰਭੂ (ਜੀਵ ਦੀ) ਪਹੁੰਚ ਤੋਂ ਪਰੇ ਹੈ ਤੇ ਅਥਾਹ ਹੈ ।

ਜੋ ਜੋ (ਮਨੁੱਖ ਉਸ ਨੂੰ) ਸਿਮਰਦਾ ਹੈ ਉਹ (ਵਿਕਾਰਾਂ ਦੇ ਜਾਲ ਤੋਂ) ਖਲਾਸੀ ਪਾ ਲੈਂਦਾ ਹੈ ।

ਹੇ ਮਿਤ੍ਰ ! ਸੁਣ, ਨਾਨਕ ਬੇਨਤੀ ਕਰਦਾ ਹੈ—

(ਸਿਮਰਨ ਕਰਨ ਵਾਲੇ) ਗੁਰਮੁਖਾਂ (ਦੇ ਗੁਣਾਂ) ਦਾ ਜ਼ਿਕਰ ਹੈਰਾਨ ਕਰਨ ਵਾਲਾ ਹੈ (ਭਾਵ, ਸਿਮਰਨ ਦੀ ਬਰਕਤਿ ਨਾਲ ਭਗਤ ਜਨਾਂ ਵਿਚ ਇਤਨੇ ਗੁਣ ਪੈਦਾ ਹੋ ਜਾਂਦੇ ਹਨ ਕਿ ਉਹਨਾਂ ਗੁਣਾਂ ਦੀ ਗੱਲ ਛੇੜਿਆਂ ਅਚਰਜ ਰਹਿ ਜਾਈਦਾ ਹੈ) ।੧।

ਅਸਟਪਦੀ ॥ ਸਾਧ ਕੈ ਸੰਗਿ ਮੁਖ ਉਜਲ ਹੋਤ ॥ ਸਾਧ ਸੰਗਿ ਮਲੁ ਸਗਲੀ ਖੋਤ ॥ ਸਾਧ ਕੈ ਸੰਗਿ ਮਿਟੈ ਅਭਿਮਾਨੁ ॥ ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ ॥ ਸਾਧ ਕੈ ਸੰਗਿ ਬੁਝੈ ਪ੍ਰਭੂ ਨੇਰਾ ॥ ਸਾਧ ਸੰਗਿ ਸਭੁ ਹੋਤ ਨਿਬੇਰਾ ॥ ਸਾਧ ਕੈ ਸੰਗਿ ਪਾਏ ਨਾਮ ਰਤਨੁ ॥ ਸਾਧ ਕੈ ਸੰਗਿ ਏਕ ਉਪਰਿ ਜਤਨੁ ॥ ਸਾਧ ਕੀ ਮਹਿਮਾ ਬਰਨੈ ਕਉਨੁ ਪ੍ਰਾਨੀ ॥ ਨਾਨਕ ਸਾਧ ਕੀ ਸੋਭਾ ਪ੍ਰਭ ਮਾਹਿ ਸਮਾਨੀ ॥੧॥

ਪਦ ਅਰਥ :—ਉਜਲ—ਉਜਲਾ, ਸਾਫ਼ । ਮੁਖ ਉਜਲ ਹੋਤ—ਮੂੰਹ ਉੱਜਲਾ ਹੁੰਦਾ ਹੈ, ਇੱਜ਼ਤ ਬਣ ਆਉਂਦੀ ਹੈ । ਸਗਲੀ—ਸਾਰੀ । ਖੋਤ—ਨਾਸ ਹੋ ਜਾਂਦੀ ਹੈ । ਸੁ ਗਿਆਨੁ—ਸ੍ਰੇਸ਼ਟ ਗਿਆਨ । ਨੇਰਾ—ਨੇੜੇ, ਅੰਗ-ਸੰਗ । ਨਿਬੇਰਾ—ਨਿਬੇੜਾ, ਫੈਸਲਾ । ਏਕ ਉਪਰਿ—ਇਕ ਪ੍ਰਭੂ ਦੇ ਮਿਲਣ ਲਈ । ਮਹਿਮਾ—ਵਡਿਆਈ । ਬਰਨੈ—ਬਿਆਨ ਕਰੇ । ਪ੍ਰਭ ਮਾਹਿ ਸਮਾਨੀ—ਪ੍ਰਭੂ ਵਿਚ ਟਿਕੀ ਹੋਈ ਹੈ, ਪ੍ਰਭੂ ਦੀ ਸੋਭਾ ਦੇ ਬਰਾਬਰ ਹੈ ।

ਅਰਥ :—ਗੁਰਮੁਖਾਂ ਦੀ ਸੰਗਤਿ ਵਿਚ ਰਿਹਾਂ ਮੂੰਹ ਉਜਲੇ ਹੁੰਦੇ ਹਨ (ਭਾਵ, ਇੱਜ਼ਤ ਬਣ ਆਉਂਦੀ ਹੈ) (ਕਿਉਂਕਿ) ਸਾਧੂ ਜਨਾਂ ਦੇ ਪਾਸ ਰਿਹਾਂ (ਵਿਕਾਰਾਂ ਦੀ) ਸਾਰੀ ਮੈਲ ਮਿਟ ਜਾਂਦੀ ਹੈ ।

ਸਾਧੂਆਂ ਦੀ ਸੰਗਤਿ ਵਿਚ ਅਹੰਕਾਰ ਦੂਰ ਹੁੰਦਾ ਹੈ, ਅਤੇ ਸ਼ੇਸ਼ਟ ਗਿਆਨ ਪਰਗਟ ਹੁੰਦਾ ਹੈ (ਭਾਵ, ਚੰਗੀ ਮਤਿ ਆਉਂਦੀ ਹੈ) ।

ਸੰਤਾਂ ਦੀ ਸੰਗਤ ਵਿਚ ਪ੍ਰਭੂ ਅੰਗ-ਸੰਗ ਵੱਸਦਾ ਜਾਪਦਾ ਹੈ, (ਇਸ ਵਾਸਤੇ ਮੰਦੇ ਸੰਸਕਾਰਾਂ ਜਾਂ ਵਾਸਨਾ ਦਾ) ਸਾਰਾ ਨਿਬੇੜਾ ਹੋ ਜਾਂਦਾ ਹੈ (ਭਾਵ, ਮੰਦੇ ਪਾਸੇ ਜੀਵ ਪੈਂਦਾ ਨਹੀਂ) ।

ਗੁਰਮੁਖਾਂ ਦੀ ਸੰਗਤਿ ਵਿਚ ਮਨੁੱਖ ਨਾਮ-ਰੂਪ ਰਤਨ ਲੱਭ ਲੈਂਦਾ ਹੈ, ਤੇ, ਇੱਕ ਪ੍ਰਭੂ ਨੂੰ ਮਿਲਣ ਦਾ ਜਤਨ ਕਰਦਾ ਹੈ ।

ਸਾਧੂਆਂ ਦੀ ਵਡਿਆਈ ਕਿਹੜਾ ਮਨੁੱਖ ਬਿਆਨ ਕਰ ਸਕਦਾ ਹੈ ? (ਕਿਉਂਕਿ) ਹੇ ਨਾਨਕ ! ਸਾਧੂ ਜਨਾਂ ਦੀ ਸੋਭਾ ਪ੍ਰਭੂ ਦੀ ਸੋਭਾ ਦੇ ਬਰਾਬਰ ਹੋ ਜਾਂਦੀ ਹੈ ।੧।

ਸਾਧ ਕੈ ਸੰਗਿ ਅਗੋਚਰੁ ਮਿਲੈ ॥ ਸਾਧ ਕੈ ਸੰਗਿ ਸਦਾ ਪਰਫੁਲੈ ॥ ਸਾਧ ਕੈ ਸੰਗਿ ਆਵਹਿ ਬਸਿ ਪੰਚਾ ॥ ਸਾਧ ਸੰਗਿ ਅੰਮ੍ਰਿਤ ਰਸੁ ਭੁੰਚਾ ॥ ਸਾਧ ਸੰਗਿ ਹੋਇ ਸਭ ਕੀ ਰੇਨ ॥ ਸਾਧ ਕੈ ਸੰਗਿ ਮਨੋਹਰ ਬੈਨ ॥ ਸਾਧ ਕੈ ਸੰਗਿ ਨ ਕਤਹੂੰ ਧਾਵੈ ॥ ਸਾਧ ਸੰਗਿ ਅਸਥਿਤਿ ਮਨੁ ਪਾਵੈ ॥ ਸਾਧ ਕੈ ਸੰਗਿ ਮਾਇਆ ਤੇ ਭਿੰਨ ॥ ਸਾਧ ਸੰਗਿ ਨਾਨਕ ਪ੍ਰਭ ਸੁਪ੍ਰਸੰਨ ॥੨॥

ਪਦ ਅਰਥ :—ਗੋ—ਗਿਆਨ-ਇੰਦ੍ਰਾ, ਉਹ ਇੰਦ੍ਰਾ ਜੋ ਬਾਹਰਲੇ ਪਦਾਰਥਾਂ ਦੀ ਵਾਕਫੀਅਤ ਇਨਸਾਨ ਨੂੰ ਦੇਂਦਾ ਹੈ । ਗੋਚਰ—(Skt. ਗੋਚਰ) ਸਰੀਰਕ ਇੰਦ੍ਰਿਆਂ ਦੀ ਪਹੁੰਚ । ਅਗੋਚਰ—ਉਹ (ਪ੍ਰਭੂ) ਜੋ ਸਰੀਰਕ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ । ਪਰਫੁਲੈ—ਖਿੜਦਾ ਹੈ । ਬਸਿ—ਕਾਬੂ ਵਿਚ । ਪੰਚ—ਪੰਜ (ਪ੍ਰਸਿੱਧ ਵਿਕਾਰ); ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ । ਅੰਮ੍ਰਿਤ ਰਸ—ਨਾਮ ਰੂਪ ਅੰਮ੍ਰਿਤ ਦਾ ਸੁਆਦ । ਭੁੰਚਾ—ਚੱਖਿਆ । ਰੇਨ—(ਚਰਨਾਂ ਦੀ) ਧੂੜ । ਮਨੋਹਰ—ਮਨ ਨੂੰ ਹਰਨ ਵਾਲੇ, ਮਨ ਨੂੰ ਖਿੱਚ ਪਾਉਣ ਵਾਲੇ । ਬੈਨ—ਬਚਨ, ਬੋਲ । ਕਤਹੂੰ—ਕਿਸੇ ਪਾਸੇ । ਧਾਵੈ—ਦੌੜਦਾ । ਅਸਥਿਤਿ—(Skt. स्थिति) ਟਿਕਾਉ । ਭਿੰਨ—ਵੱਖਰਾ, ਨਿਰਲੇਪ, ਬੇ-ਦਾਗ ।

ਅਰਥ :—ਗੁਰਮੁਖਾਂ ਦੀ ਸੰਗਤਿ ਵਿਚ (ਮਨੁੱਖ ਨੂੰ) ਉਹ ਪ੍ਰਭੂ ਮਿਲ ਪੈਂਦਾ ਹੈ ਜੋ ਸਰੀਰਕ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ; ਅਤੇ ਮਨੁੱਖ ਸਦਾ ਖਿੜੇ ਮੱਥੇ ਰਹਿੰਦਾ ਹੈ ।

ਸਾਧੂ ਜਨਾਂ ਦੀ ਸੰਗਤਿ ਵਿਚ ਰਿਹਾਂ ਕਾਮਾਦਿਕ ਪੰਜ ਵਿਕਾਰ ਕਾਬੂ ਵਿਚ ਆ ਜਾਂਦੇ ਹਨ, (ਕਿਉਂਕਿ ਮਨੁੱਖ) ਨਾਮ ਰੂਪ ਅੰਮ੍ਰਿਤ ਦਾ ਰਸ ਚੱਖ ਲੈਂਦਾ ਹੈ ।

ਸਾਧੂ ਜਨਾਂ ਦੀ ਸੰਗਤਿ ਕੀਤਿਆਂ (ਮਨੁੱਖ) ਸਭ (ਪ੍ਰਾਣੀਆਂ) ਦੇ ਚਰਨਾਂ ਦੀ ਧੂੜ ਬਣ ਜਾਂਦਾ ਹੈ ਅਤੇ (ਸਭ ਨਾਲ) ਮਿੱਠੇ ਬਚਨ ਬੋਲਦਾ ਹੈ ।

ਸੰਤ ਜਨਾਂ ਦੇ ਸੰਗ ਰਿਹਾਂ (ਮਨੁੱਖ ਦਾ) ਮਨ ਕਿਸੇ ਪਾਸੇ ਨਹੀਂ ਦੌੜਦਾ ਹੈ, ਅਤੇ (ਪ੍ਰਭੂ ਦੇ ਚਰਨਾਂ ਵਿਚ) ਟਿਕਾਉ ਹਾਸਲ ਕਰ ਲੈਂਦਾ ਹੈ ।

ਹੇ ਨਾਨਕ ! ਗੁਰਮੁਖਾਂ ਦੀ ਸੰਗਤਿ ਵਿਚ ਟਿਕਿਆਂ (ਮਨੁੱਖ) ਮਾਇਆ (ਦੇ ਅਸਰ) ਤੋਂ ਬੇ-ਦਾਗ ਰਹਿੰਦਾ ਹੈ ਅਤੇ ਅਕਾਲ ਪੁਰਖ ਇਸ ਉਤੇ ਦਇਆਵਾਨ ਹੁੰਦਾ ਹੈ ।੨।

ਸਾਧ ਸੰਗਿ ਦੁਸਮਨ ਸਭਿ ਮੀਤ ॥ ਸਾਧੂ ਕੈ ਸੰਗਿ ਮਹਾ ਪੁਨੀਤ ॥ ਸਾਧ ਸੰਗਿ ਕਿਸ ਸਿਉ ਨਹੀ ਬੈਰੁ ॥ ਸਾਧ ਕੈ ਸੰਗਿ ਨ ਬੀਗਾ ਪੈਰੁ ॥ ਸਾਧ ਕੈ ਸੰਗਿ ਨਾਹੀ ਕੋ ਮੰਦਾ ॥ ਸਾਧ ਸੰਗਿ ਜਾਨੇ ਪਰਮਾਨੰਦਾ ॥ ਸਾਧ ਕੈ ਸੰਗਿ ਨਾਹੀ ਹਉ ਤਾਪੁ ॥ ਸਾਧ ਕੈ ਸੰਗਿ ਤਜੈ ਸਭੁ ਆਪੁ ॥ ਆਪੇ ਜਾਨੈ ਸਾਧ ਬਡਾਈ ॥ ਨਾਨਕ ਸਾਧ ਪ੍ਰਭੂ ਬਨਿ ਆਈ ॥੩॥ {ਪੰਨਾ ੨੭੧}

ਪਦ ਅਰਥ :—ਮਹਾ ਪੁਨੀਤ—ਬਹੁਤ ਪਵਿਤ੍ਰ । ਬੈਰੁ—ਵੈਰ । ਬੀਗਾ—ਵਿੰਗਾ । ਬੀਗਾ ਬੈਰੁ—ਵਿੰਗਾ ਪੈਰ, ਵਿੰਗੇ ਪਾਸੇ ਕਦਮ । ਕੋ—ਕੋਈ ਮਨੁੱਖ । ਪਰਮਾਨੰਦਾ—ਪਰਮ-ਆਨੰਦਾ, ਸਭ ਤੋਂ ਉੱਚੇ ਸੁਖ ਦਾ ਮਾਲਕ । ਹਉ—ਹਉਮੈ, ਆਪਣੀ ਹਸਤੀ ਦਾ ਮਾਣ, ਸਭ ਨਾਲੋਂ ਵੱਖਰੇ-ਪਨ ਦਾ ਖਿਆਲ । ਆਪੁ—ਆਪਾ-ਭਾਵ, ਹਉਮੈ । ਤਜੈ—ਦੂਰ ਕਰ ਦੇਂਦਾ ਹੈ । ਸਾਧ ਬਡਾਈ—ਸਾਧ ਦੀ ਵਡਿਆਈ । ਬਨਿ ਆਈ—ਪੱਕੀ ਪ੍ਰੀਤ ਬੱਝ ਜਾਂਦੀ ਹੈ ।

ਅਰਥ :—ਗੁਰਮੁਖਾਂ ਦੀ ਸੰਗਤਿ ਵਿਚ ਰਿਹਾਂ ਸਾਰੇ ਵੈਰੀ (ਭੀ) ਮਿਤ੍ਰ (ਦਿੱਸਣ ਲੱਗ ਜਾਂਦੇ ਹਨ), (ਕਿਉਂਕਿ) ਸਾਧ ਜਨਾਂ ਦੀ ਸੰਗਤ ਵਿਚ (ਮਨੁੱਖ ਦਾ ਆਪਣਾ ਹਿਰਦਾ) ਬਹੁਤ ਸਾਫ਼ ਹੋ ਜਾਂਦਾ ਹੈ ।

ਸੰਤਾਂ ਦੀ ਸੰਗਤਿ ਵਿਚ ਬੈਠਿਆਂ ਕਿਸੇ ਨਾਲ ਵੈਰ ਨਹੀਂ ਰਹਿ ਜਾਂਦਾ ਅਤੇ ਕਿਸੇ ਮੰਦੇ ਪਾਸੇ ਪੈਰ ਨਹੀਂ ਪੁੱਟੀਦਾ ।

ਭਲਿਆਂ ਦੀ ਸੰਗਤਿ ਵਿਚ ਕੋਈ ਮਨੁੱਖ ਭੈੜਾ ਨਹੀਂ ਦਿੱਸਦਾ, (ਕਿਉਂਕਿ ਹਰ ਥਾਂ ਮਨੁੱਖ) ਉੱਚੇ ਸੁਖ ਦੇ ਮਾਲਕ ਪ੍ਰਭੂ ਨੂੰ ਹੀ ਜਾਣਦਾ ਹੈ ।

ਗੁਰਮੁਖ ਦੀ ਸੰਗਤਿ ਕੀਤਿਆਂ ਹਉਮੈ ਰੂਪ ਤਾਪ ਨਹੀਂ ਰਹਿ ਜਾਂਦਾ, (ਕਿਉਂਕਿ) ਸਾਧੂ ਦੀ ਸੰਗਤਿ ਵਿਚ ਮਨੁੱਖ ਸਾਰੀ ਅਪਣਤ ਛੱਡ ਦੇਂਦਾ ਹੈ ।

ਸਾਧ ਦੀ ਵਡਿਆਈ ਪ੍ਰਭੂ ਆਪ ਹੀ ਜਾਣਦਾ ਹੈ, (ਕਿਉਂਕਿ) ਹੇ ਨਾਨਕ ! ਸਾਧ ਤੇ ਪ੍ਰਭੂ ਦਾ ਪੱਕਾ ਪਿਆਰ ਪੈ ਜਾਂਦਾ ਹੈ ।੩।

ਸਾਧ ਕੈ ਸੰਗਿ ਨ ਕਬਹੂ ਧਾਵੈ ॥ ਸਾਧ ਕੈ ਸੰਗਿ ਸਦਾ ਸੁਖੁ ਪਾਵੈ ॥ ਸਾਧ ਸੰਗਿ ਬਸਤੁ ਅਗੋਚਰ ਲਹੈ ॥ ਸਾਧੂ ਕੈ ਸੰਗਿ ਅਜਰੁ ਸਹੈ ॥ ਸਾਧ ਕੈ ਸੰਗਿ ਬਸੈ ਥਾਨਿ ਉਚੈ ॥ ਸਾਧੂ ਕੈ ਸੰਗਿ ਮਹਲਿ ਪਹੁਚੈ ॥ ਸਾਧ ਕੈ ਸੰਗਿ ਦ੍ਰਿੜੈ ਸਭਿ ਧਰਮ ॥ ਸਾਧ ਕੈ ਸੰਗਿ ਕੇਵਲ ਪਾਰਬ੍ਰਹਮ ॥ ਸਾਧ ਕੈ ਸੰਗਿ ਪਾਏ ਨਾਮ ਨਿਧਾਨ ॥ ਨਾਨਕ ਸਾਧੂ ਕੈ ਕੁਰਬਾਨ ॥੪॥

ਪਦ ਅਰਥ :—ਕਬਹੂ—ਕਦੇ ਭੀ । ਧਾਵੈ—ਦੌੜਦਾ, ਭਟਕਦਾ । ਬਸਤੁ—ਚੀਜ਼, ਵਸਤ । ਅਗੋਚਰ—ਜਿਸ ਤਾਈਂ ਸਰੀਰਕ ਇੰਦ੍ਰਿਆਂ ਦੀ ਪਹੁੰਚ ਨ ਹੋ ਸਕੇ । ਲਹੈ—ਲੱਭ ਲੈਂਦਾ ਹੈ । ਅਜਰੁ—(ਉਹ ਮਰਤਬਾ) ਜੋ ਜਰਿਆ ਨ ਜਾ ਸਕੇ । ਥਾਨਿ ਉਚੈ—ਉੱਚੇ ਥਾਂ ਤੇ । ਮਹਲਿ—ਮਹਲ ਵਿਚ, ਪ੍ਰਭੂ ਦੇ ਟਿਕਾਣੇ ਤੇ । ਦ੍ਰਿੜੈ—ਦ੍ਰਿੜ੍ਹ ਕਰ ਲੈਂਦਾ ਹੈ, ਚੰਗੀ ਤਰ੍ਹਾਂ ਸਮਝ ਲੈਂਦਾ ਹੈ । ਸਭਿ—ਸਾਰੇ । ਧਰਮ—ਫ਼ਰਜ਼ । ਨਿਧਾਨ—ਖ਼ਜ਼ਾਨਾ । ਕੁਰਬਾਨ—ਸਦਕੇ ।

ਅਰਥ :—ਗੁਰਮੁਖਾਂ ਦੀ ਸੰਗਤਿ ਵਿਚ ਰਿਹਾਂ ਮਨੁੱਖ ਦਾ ਮਨ ਕਦੇ ਭਟਕਦਾ ਨਹੀਂ, (ਕਿਉਂਕਿ) ਸਾਧ ਜਨਾਂ ਦੀ ਸੰਗਤਿ ਵਿਚ (ਮਨੁੱਖ) ਸਦਾ ਸੁਖ ਮਾਣਦਾ ਹੈ ।

ਸੰਤ ਜਨਾਂ ਦੀ ਸੰਗਤਿ ਵਿਚ (ਪ੍ਰਭੂ ਦਾ) ਨਾਮ ਰੂਪ ਅਗੋਚਰ ਵਸਤ ਮਿਲ ਜਾਂਦੀ ਹੈ, (ਅਤੇ ਮਨੁੱਖ) ਇਹ ਨਾਹ ਜਰਿਆ ਜਾਣ ਵਾਲਾ ਮਰਤਬਾ ਜਰ ਲੈਂਦਾ ਹੈ ।

ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮਨੁੱਖ ਉਚੇ (ਆਤਮਕ) ਟਿਕਾਣੇ ਤੇ ਵੱਸਦਾ ਹੈ ਅਤੇ ਅਕਾਲ ਪੁਰਖ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ ।

ਸੰਤਾਂ ਦੀ ਸੰਗਤਿ ਵਿਚ ਰਹਿ ਕੇ (ਮਨੁੱਖ) ਸਾਰੇ ਧਰਮਾਂ (ਫ਼ਰਜ਼ਾਂ) ਨੂੰ ਚੰਗੀ ਤਰ੍ਹਾਂ ਸਮਝ ਲੈਂਦਾ ਹੈ ਅਤੇ ਸਿਰਫ਼ ਅਕਾਲ ਪੁਰਖ ਨੂੰ (ਹਰ ਥਾਂ ਵੇਖਦਾ ਹੈ) ।

ਸਾਧ ਜਨਾਂ ਦੀ ਸੰਗਤਿ ਵਿਚ (ਮਨੁੱਖ) ਨਾਮ ਖ਼ਜ਼ਾਨਾ ਲੱਭ ਲੈਂਦਾ ਹੈ; (ਤਾਂ ਤੇ) ਹੇ ਨਾਨਕ ! (ਆਖ—) ਮੈਂ ਸਾਧ ਜਨਾਂ ਤੋਂ ਸਦਕੇ ਹਾਂ ।

ਸਾਧ ਕੈ ਸੰਗਿ ਸਭ ਕੁਲ ਉਧਾਰੈ ॥ ਸਾਧ ਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ ॥ ਸਾਧੂ ਕੈ ਸੰਗਿ ਸੋ ਧਨੁ ਪਾਵੈ ॥ ਜਿਸੁ ਧਨ ਤੇ ਸਭੁ ਕੋ ਵਰਸਾਵੈ ॥ ਸਾਧ ਸੰਗਿ ਧਰਮਰਾਇ ਕਰੇ ਸੇਵਾ ॥ ਸਾਧ ਕੈ ਸੰਗਿ ਸੋਭਾ ਸੁਰ ਦੇਵਾ ॥ ਸਾਧੂ ਕੈ ਸੰਗਿ

ਪਾਪ ਪਲਾਇਨ ॥ ਸਾਧ ਸੰਗਿ ਅੰਮ੍ਰਿਤ ਗੁਨ ਗਾਇਨ ॥ ਸਾਧ ਕੈ ਸੰਗਿ ਸੂਬ ਥਾਨ ਗੰਮਿ ॥ ਨਾਨਕ ਸਾਧ ਕੈ ਸੰਗਿ ਸਫਲ ਜਨੰਮ ॥੫॥ {ਪੰਨਾ ੨੭੧-੨੭੨}

ਪਦ ਅਰਥ :—ਉਧਾਰੈ—ਬਚਾ ਲੈਂਦਾ ਹੈ । ਕੁਟੰਬ—ਪਰਵਾਰ । ਨਿਸਤਾਰੈ—ਤਾਰ ਲੈਂਦਾ ਹੈ । ਸਭੁ ਕੋ—ਹਰੇਕ ਜੀਵ । ਵਰਸਾਵੈ—{Skt. ਵ੍ਰ਷ A. वर्षयते—1. To be powerful or eminent} ਬਲਵਾਨ ਹੋ ਜਾਂਦਾ ਹੈ, ਨਾਮਣੇ ਵਾਲਾ ਹੋ ਜਾਂਦਾ ਹੈ । ਸੁਰ—ਦੇਵਤੇ । ਪਲਾਇਨ—{Skt. प्लू ! A. fade away, disappear} ਨਾਸ ਹੋ ਜਾਂਦੇ ਹਨ । ਸੂਬ—ਸਰਬ, ਸਾਰੇ । ਗੰਮਿ—ਪਹੁੰਚ ।

ਅਰਥ :—ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ (ਮਨੁੱਖ ਆਪਣੀਆਂ) ਸਾਰੀਆਂ ਕੁਲਾਂ (ਵਿਕਾਰਾਂ ਤੋਂ) ਬਚਾ ਲੈਂਦਾ ਹੈ ਤੇ (ਆਪਣੇ) ਸੱਜਣਾਂ ਮਿੱਤ੍ਰਾਂ ਤੇ ਪਰਵਾਰ ਨੂੰ ਤਾਰ ਲੈਂਦਾ ਹੈ ।

ਸੰਤਾਂ ਦੀ ਸੰਗਤਿ ਵਿਚ ਮਨੁੱਖ ਨੂੰ ਉਹ ਧਨ ਲੱਭ ਪੈਂਦਾ ਹੈ, ਜਿਸ ਧਨ ਦੇ ਮਿਲਣ ਨਾਲ ਹਰੇਕ ਮਨੁੱਖ ਨਾਮਣੇ ਵਾਲਾ ਹੋ ਜਾਂਦਾ ਹੈ ।

ਸਾਧੂ ਜਨਾਂ ਦੀ ਸੰਗਤਿ ਵਿਚ ਰਿਹਾਂ ਧਰਮਰਾਜ (ਭੀ) ਸੇਵਾ ਕਰਦਾ ਹੈ ਅਤੇ (ਦੇਵਤੇ ਭੀ) ਸੋਭਾ ਕਰਦੇ ਹਨ ।

ਗੁਰਮੁਖਾਂ ਦੀ ਸੰਗਤਿ ਵਿਚ ਪਾਪ ਦੂਰ ਹੋ ਜਾਂਦੇ ਹਨ, (ਕਿਉਂਕਿ ਓਥੇ) ਪ੍ਰਭੂ ਦੇ ਅਮਰ ਕਰਨ ਵਾਲੇ ਗੁਣ (ਮਨੁੱਖ) ਗਾਉਂਦੇ ਹਨ ।

ਸੰਤਾਂ ਦੀ ਸੰਗਤਿ ਵਿਚ ਰਹਿ ਕੇ ਸਭ ਥਾਈਂ ਪਹੁੰਚ ਹੋ ਜਾਂਦੀ ਹੈ (ਭਾਵ, ਉੱਚੀ ਆਤਮਕ ਸਮਰੱਥਾ ਆ ਜਾਂਦੀ ਹੈ); ਹੇ ਨਾਨਕ ! ਸਾਧੂ ਦੀ ਸੰਗਤਿ ਵਿਚ ਮਨੁੱਖਾ ਜਨਮ ਦਾ ਫਲ ਮਿਲ ਜਾਂਦਾ ਹੈ ।

ਸਾਧ ਕੈ ਸੰਗਿ ਨਹੀ ਕਛੁ ਘਾਲ ॥ ਦਰਸਨੁ ਭੇਟਤ ਹੋਤ ਨਿਹਾਲ ॥ ਸਾਧ ਕੈ ਸੰਗਿ ਕਲੁਖਤ ਹਰੈ ॥ ਸਾਧ ਕੈ ਸੰਗਿ ਨਰਕ ਪਰਹਰੈ ॥ ਸਾਧ ਕੈ ਸੰਗਿ ਈਹਾ ਊਹਾ ਸੁਹੇਲਾ ॥ ਸਾਧ ਸੰਗਿ ਬਿਛੁਰਤ ਹਰਿ ਮੇਲਾ ॥ ਜੋ ਇਛੈ ਸੋਈ ਫਲੁ ਪਾਵੈ ॥ ਸਾਧ ਕੈ ਸੰਗਿ ਨ ਬਿਰਥਾ ਜਾਵੈ ॥ ਪਾਰਬ੍ਰਹਮੁ ਸਾਧ ਰਿਦ ਬਸੈ ॥ ਨਾਨਕ ਉਧਰੈ ਸਾਧ ਸੁਨਿ ਰਸੈ ॥੬॥

ਪਦ ਅਰਥ :—ਘਾਲ—ਮੇਹਨਤ, ਤਪ ਆਦਿਕ ਸਹਾਰਨੇ । ਹੋਤ—ਹੋ ਜਾਈਦਾ ਹੈ । ਨਿਹਾਲ—ਪ੍ਰਸੰਨ । ਕਲੁਖਤ—ਪਾਪ, ਵਿਕਾਰ । ਹਰੈ—ਦੂਰ ਕਰ ਲੈਂਦਾ ਹੈ । ਪਰਹਰੈ—ਪਰੇ ਹਟਾ ਲੈਂਦਾ ਹੈ । ਈਹਾ—ਇਸ ਜਨਮ ਵਿਚ, ਇਸ ਲੋਕ ਵਿਚ । ਊਹਾ—ਪਰਲੋਕ ਵਿਚ । ਸੁਹੇਲਾ—ਸੁਖੀ । ਬਿਛੁਰਤ—(ਪ੍ਰਭੂ ਤੋਂ) ਵਿਛੁੜੇ ਹੋਏ ਦਾ । ਇਛੈ—ਚਾਹੁੰਦਾ ਹੈ । ਬਿਰਥਾ—ਖਾਲੀ, ਸੱਖਣਾ । ਰਿਦ—ਹਿਰਦਾ । ਸਾਧ ਰਸੈ—ਸਾਧੂ ਦੀ ਰਸਨਾ ਤੋਂ, ਜੀਭ ਤੋਂ ।

ਅਰਥ :—ਸਾਧ ਜਨਾਂ ਦੀ ਸੰਗਤਿ ਵਿਚ ਰਿਹਾਂ ਤਪ ਆਦਿਕ ਤਪਨ ਦੀ ਲੋੜ ਨਹੀਂ ਰਹਿੰਦੀ, (ਕਿਉਂਕਿ ਉਹਨਾਂ) ਦਾ ਦਰਸਨ ਹੀ ਕਰ ਕੇ ਹਿਰਦਾ ਖਿੜ ਆਉਂਦਾ ਹੈ ।

ਗੁਰਮੁਖਾਂ ਦੀ ਸੰਗਤਿ ਵਿਚ (ਮਨੁੱਖ ਆਪਣੇ) ਪਾਪ ਨਾਸ ਕਰ ਲੈਂਦਾ ਹੈ, (ਤੇ ਇਸ ਤਰ੍ਹਾਂ) ਨਰਕਾਂ ਤੋਂ ਬਚ ਜਾਂਦਾ ਹੈ ।

ਸੰਤਾਂ ਦੀ ਸੰਗਤਿ ਵਿਚ ਰਹਿ ਕੇ (ਮਨੁੱਖ) ਇਸ ਲੋਕ ਤੇ ਪਰਲੋਕ ਵਿਚ ਸੌਖਾ ਹੋ ਜਾਂਦਾ ਹੈ ਅਤੇ ਪ੍ਰਭੂ ਤੋਂ ਵਿਛੁੜਿਆ ਹੋਇਆ (ਮੁੜ) ਉਸ ਨੂੰ ਮਿਲ ਪੈਂਦਾ ਹੈ ।

ਗੁਰਮੁਖਾਂ ਦੀ ਸੰਗਤਿ ਵਿਚੋਂ (ਮਨੁੱਖ) ਬੇ-ਮੁਰਾਦ ਹੋ ਕੇ ਨਹੀਂ ਜਾਂਦਾ, (ਸਗੋਂ) ਜੋ ਇੱਛਾ ਕਰਦਾ ਹੈ, ਓਹੀ ਫਲ ਪਾਉਂਦਾ ਹੈ ।

ਅਕਾਲ ਪੁਰਖ ਸੰਤ ਜਨਾਂ ਦੇ ਹਿਰਦੇ ਵਿਚ ਵੱਸਦਾ ਹੈ; ਹੇ ਨਾਨਕ ! (ਮਨੁੱਖ) ਸਾਧੂ ਜਨਾਂ ਦੀ ਰਸਨਾ ਤੋਂ (ਉਪਦੇਸ਼) ਸੁਣ ਕੇ (ਵਿਕਾਰਾਂ ਤੋਂ) ਬਚ ਜਾਂਦਾ ਹੈ ।੬।

ਸਾਧ ਕੈ ਸੰਗਿ ਸੁਨਉ ਹਰਿ ਨਾਉ ॥ ਸਾਧ ਸੰਗਿ ਹਰਿ ਕੇ ਗੁਨ ਗਾਉ ॥ ਸਾਧ ਕੈ ਸੰਗਿ ਨ ਮਨ ਤੇ ਬਿਸਰੈ ॥ ਸਾਧ ਸੰਗਿ ਸਰਪਰ ਨਿਸਤਰੈ ॥ ਸਾਧ ਕੈ ਸੰਗਿ ਲਗੈ ਪ੍ਰਭੂ ਮੀਠਾ ॥ ਸਾਧੂ ਕੈ ਸੰਗਿ ਘਟਿ ਘਟਿ ਡੀਠਾ ॥ ਸਾਧ ਸੰਗਿ ਭਏ ਆਗਿਆਕਾਰੀ ॥ ਸਾਧ ਸੰਗਿ ਗਤਿ ਭਈ ਹਮਾਰੀ ॥ ਸਾਧ ਕੈ ਸੰਗਿ ਮਿਟੇ ਸਭਿ ਰੋਗ ॥ ਨਾਨਕ ਸਾਧ ਭੇਟੇ ਸੰਜੋਗ ॥੧॥ {ਪੰਨਾ ੨੨੨}

ਪਦ ਅਰਥ :—ਸੁਨਉ—ਮੈਂ ਸੁਣਾਂ । ਗਾਉ—ਮੈਂ ਗਾਵਾਂ । ਬਿਸਰੈ—ਭੁੱਲ ਜਾਏ । ਸਰਪਰ—ਜ਼ਰੂਰ । ਘਟਿ ਘਟਿ—ਹਰੇਕ ਸਰੀਰ ਵਿਚ । ਆਗਿਆਕਾਰੀ—ਪ੍ਰਭੂ ਦਾ ਹੁਕਮ ਮੰਨਣ ਵਾਲੇ । ਗਤਿ—ਚੰਗੀ ਹਾਲਤ । ਭੇਟੇ—ਮਿਲਦੇ ਹਨ । ਸੰਜੋਗ—ਭਾਗਾਂ ਨਾਲ ।

ਅਰਥ :—ਮੈਂ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਪ੍ਰਭੂ ਦਾ ਨਾਮ ਸੁਣਾਂ ਤੇ ਪ੍ਰਭੂ ਦੇ ਗੁਣ ਗਾਵਾਂ (ਇਹ ਮੇਰੀ ਕਾਮਨਾ ਹੈ) ।

ਸੰਤਾਂ ਦੀ ਸੰਗਤਿ ਵਿਚ ਰਿਹਾਂ ਪ੍ਰਭੂ ਮਨ ਤੋਂ ਭੁੱਲਦਾ ਨਹੀਂ, ਸਾਧ ਜਨਾਂ ਦੀ ਸੰਗਤਿ ਵਿਚ ਮਨੁੱਖ ਜ਼ਰੂਰ (ਵਿਕਾਰਾਂ ਤੋਂ) ਬਚ ਨਿਕਲਦਾ ਹੈ ।

ਭਲਿਆਂ ਦੀ ਸੰਗਤਿ ਵਿਚ ਰਿਹਾਂ ਪ੍ਰਭੂ ਪਿਆਰਾ ਲੱਗਣ ਲੱਗ ਜਾਂਦਾ ਹੈ ਅਤੇ ਉਹ ਹਰੇਕ ਸਰੀਰ ਵਿਚ ਦਿਖਾਈ ਦੇਣ ਲੱਗ ਜਾਂਦਾ ਹੈ ।

ਸਾਧੂਆਂ ਦੀ ਸੰਗਤਿ ਕੀਤਿਆਂ (ਅਸੀਂ) ਪ੍ਰਭੂ ਦਾ ਹੁਕਮ ਮੰਨਣ ਵਾਲੇ ਹੋ ਜਾਂਦੇ ਹਾਂ ਅਤੇ ਸਾਡੀ ਆਤਮਕ ਅਵਸਥਾ ਸੁਧਰ ਜਾਂਦੀ ਹੈ ।

ਸੰਤ ਜਨਾਂ ਦੀ ਸੁਹਬਤ ਵਿਚ (ਵਿਕਾਰ ਆਦਿਕ) ਸਾਰੇ ਰੋਗ ਮਿਟ ਜਾਂਦੇ ਹਨ; ਹੇ ਨਾਨਕ ! (ਵੱਡੇ) ਭਾਗਾਂ ਨਾਲ ਸਾਧ ਜਨ ਮਿਲਦੇ ਹਨ ।੧।

ਸਾਧ ਕੀ ਮਹਿਮਾ ਬੇਦ ਨ ਜਾਨਹਿ ॥ ਜੇਤਾ ਸੁਨਹਿ ਤੇਤਾ ਬਖਿਆਨਹਿ ॥ ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ ॥ ਸਾਧ ਕੀ ਉਪਮਾ ਰਹੀ ਭਰਪੂਰਿ ॥ ਸਾਧ ਕੀ ਸੋਭਾ ਕਾ ਨਾਹੀ ਅੰਤ ॥ ਸਾਧ ਕੀ ਸੋਭਾ ਸਦਾ ਬੇਅੰਤ ॥ ਸਾਧ ਕੀ ਸੋਭਾ ਉਚ ਤੇ ਉਚੀ ॥ ਸਾਧ ਕੀ ਸੋਭਾ ਮੂਚ ਤੇ ਮੂਚੀ ॥ ਸਾਧ ਕੀ ਸੋਭਾ ਸਾਧ ਬਨਿ ਆਈ ॥ ਨਾਨਕ ਸਾਧ ਪ੍ਰਭ ਭੇਦੁ ਨ ਭਾਈ ॥੮॥੧॥

ਪਦ ਅਰਥ :—ਮਹਿਮਾ—ਵਡਿਆਈ । ਨ ਜਾਨਹਿ—ਨਹੀਂ ਜਾਣਦੇ । ਜੇਤਾ—ਜਿਤਨਾ । ਤੇਤਾ—ਉਤਨਾ । ਬਖਿਆਨਹਿ—ਬਿਆਨ ਕਰਦੇ ਹਨ । ਉਪਮਾ—ਸਮਾਨਤਾ । ਰਹੀ ਭਰਪੂਰਿ—ਸਭ ਥਾਈਂ ਵਿਆਪਕ ਹੈ । ਮੂਚ—ਵੱਡੀ । ਸਾਧ ਬਨਿ ਆਈ—ਸਾਧੂ ਨੂੰ ਹੀ ਫਬਦੀ ਹੈ । ਭੇਦੁ—ਫਰਕ । ਭਾਈ—ਹੇ ਭਾਈ !

ਅਰਥ :—ਸਾਧ ਦੀ ਵਡਿਆਈ ਵੇਦ (ਭੀ) ਨਹੀਂ ਜਾਣਦੇ, ਉਹ ਤਾਂ ਜਿਤਨਾ ਸੁਣਦੇ ਹਨ, ਉਤਨਾ ਹੀ ਬਿਆਨ ਕਰਦੇ ਹਨ (ਪਰ ਸਾਧ ਦੀ ਮਹਿਮਾ ਬਿਆਨ ਤੋਂ ਪਰੇ ਹੈ) ।

ਸਾਧ ਦੀ ਸਮਾਨਤਾ ਤਿੰਨਾਂ ਗੁਣਾਂ ਤੋਂ ਪਰੇ ਹੈ (ਭਾਵ, ਜਗਤ ਦੀ ਰਚਨਾ ਵਿਚ ਕੋਈ ਅਜੇਹੀ ਹਸਤੀ ਨਹੀਂ ਜਿਸ ਨੂੰ ਸਾਧ ਵਰਗਾ ਕਿਹਾ ਜਾ ਸਕੇ; ਹਾਂ) ਸਾਧ ਦੀ ਸਮਾਨਤਾ ਉਸ ਪ੍ਰਭੂ ਨਾਲ ਹੀ ਹੋ ਸਕਦੀ ਹੈ ਜੋ ਸਾਰੇ ਵਿਆਪਕ ਹੈ ।

ਸਾਧੂ ਦੀ ਸੋਭਾ ਦਾ ਅੰਦਾਜ਼ਾ ਨਹੀਂ ਲੱਗ ਸਕਦਾ, ਸਦਾ (ਇਸ ਨੂੰ) ਬੇਅੰਤ ਹੀ (ਕਿਹਾ ਜਾ ਸਕਦਾ) ਹੈ ।

ਸਾਧੂ ਦੀ ਸੋਭਾ ਹੋਰ ਸਭ ਦੀ ਸੋਭਾ ਤੋਂ ਬਹੁਤ ਉੱਚੀ ਹੈ ਤੇ ਬਹੁਤ ਵੱਡੀ ਹੈ ।

ਸਾਧੂ ਦੀ ਸੋਭਾ ਸਾਧੂ ਨੂੰ ਹੀ ਫਬਦੀ ਹੈ (ਕਿਉਂਕਿ) ਹੇ ਨਾਨਕ ! (ਆਖ—) ਹੇ ਭਾਈ ! ਸਾਧੂ ਤੇ ਪ੍ਰਭੂ ਵਿਚ (ਕੋਈ) ਫਰਕ ਨਹੀਂ ਹੈ ।੮।੧।

ਸਲੋਕੁ ॥ ਮਨਿ ਸਾਚਾ ਮੁਖਿ ਸਾਚਾ ਸੋਇ ॥ ਅਵਰੁ ਨ ਪੇਖੈ ਏਕਸੁ ਬਿਨੁ ਕੋਇ ॥ ਨਾਨਕ ਇਹ ਲਛਣ ਬ੍ਰਹਮਗਿਆਨੀ ਹੋਇ ॥੧॥

ਪਦ ਅਰਥ :—ਮਨਿ—ਮਨ ਵਿਚ । ਸਾਚਾ—ਸਦਾ ਕਾਇਮ ਰਹਿਣ ਵਾਲਾ ਅਕਾਲ ਪੁਰਖ । ਮੁਖਿ—ਮੂੰਹ ਵਿਚ । ਅਵਰੁ ਕੋਇ—ਕੋਈ ਹੋਰ । ਪੇਖੈ—ਵੇਖਦਾ ਹੈ । ਏਕਸੁ ਬਿਨੁ—ਇਕ ਪ੍ਰਭੂ ਤੋਂ ਬਿਨਾ । ਇਹ ਲਛਣ—ਇਹਨਾਂ ਲੱਛਣਾਂ ਦੇ ਕਾਰਣ, ਇਹਨਾਂ ਗੁਣਾਂ ਨਾਲ । ਬ੍ਰਹਮਗਿਆਨੀ—ਅਕਾਲ ਪੁਰਖ ਦੇ ਗਿਆਨ ਵਾਲਾ । ਗਿਆਨ—ਜਾਣ-ਪਛਾਣ, ਡੂੰਘੀ ਸਾਂਝ ।

ਅਰਥ :—(ਜਿਸ ਮਨੁੱਖ ਦੇ) ਮਨ ਵਿਚ ਸਦਾ-ਥਿਰ ਰਹਿਣ ਵਾਲਾ ਪ੍ਰਭੂ (ਵੱਸਦਾ ਹੈ), (ਜੋ) ਮੂੰਹੋਂ (ਭੀ) ਉਸੇ ਪ੍ਰਭੂ ਨੂੰ (ਜਪਦਾ ਹੈ), (ਜੋ ਮਨੁੱਖ) ਇਕ ਅਕਾਲ ਪੁਰਖ ਤੋਂ ਬਿਨਾ (ਕਿਤੇ ਭੀ) ਕਿਸੇ ਹੋਰ ਨੂੰ ਨਹੀਂ ਵੇਖਦਾ, ਹੇ ਨਾਨਕ ! (ਉਹ ਮਨੁੱਖ) ਇਹਨਾਂ ਗੁਣਾਂ ਦੇ ਕਾਰਣ ਬ੍ਰਹਮਗਿਆਨੀ ਹੋ ਜਾਂਦਾ ਹੈ ।੧।

ਅਸਟਪਦੀ ॥ ਬ੍ਰਹਮਗਿਆਨੀ ਸਦਾ ਨਿਰਲੇਪ ॥ ਜੈਸੇ ਜਲ ਮਹਿ ਕਮਲ ਅਲੇਪ ॥ ਬ੍ਰਹਮਗਿਆਨੀ ਸਦਾ ਨਿਰਦੋਖ ॥ ਜੈਸੇ ਸੂਰੁ ਸਰਬ ਕਉ ਸੋਖ ॥ ਬ੍ਰਹਮਗਿਆਨੀ ਕੈ ਦ੍ਰਿਸਟਿ ਸਮਾਨਿ ॥ ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥ ਬ੍ਰਹਮਗਿਆਨੀ ਕੈ ਧੀਰਜੁ ਏਕ ॥ ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ ॥ ਬ੍ਰਹਮਗਿਆਨੀ ਕਾ ਇਹੈ ਗੁਨਾਉ ॥ ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥੧॥

ਪਦ ਅਰਥ :—ਨਿਰਲੇਪ—ਬੇਦਾਗ । ਅਲੇਪ—(ਚਿੱਕੜ ਤੋਂ) ਸਾਫ਼ । ਨਿਰਦੋਖ—ਦੋਖ-ਰਹਿਤ, ਪਾਪਾਂ ਤੋਂ ਬਰੀ । ਸੂਰੁ—ਸੂਰਜ । ਸੋਖ—{Skt. शोषण} ਸੁਕਾਉਣ ਵਾਲਾ । ਦ੍ਰਿਸਟਿ—ਨਜ਼ਰ । ਸਮਾਨਿ—ਇਕੋ ਜਿਹੀ । ਰੰਕ—ਕੰਗਾਲ । ਤੁਲਿ—ਬਰਾਬਰ । ਪਵਾਨ—ਪਵਨ, ਹਵਾ । ਏਕ—ਇਕ-ਤਾਰ । ਬਸੁਧਾ—ਧਰਤੀ । ਲੇਪ—ਪੋਚੈ, ਲੇਪਣ । ਗੁਨਾਉ—ਗੁਣ । ਪਾਵਕ—ਅੱਗ । ਸਹਜ—ਕੁਦਰਤੀ ।

ਅਰਥ :—ਬ੍ਰਹਮਗਿਆਨੀ (ਮਨੁੱਖ ਵਿਕਾਰਾਂ ਵਲੋਂ) ਸਦਾ-ਬੇਦਾਗ (ਰਹਿੰਦੇ ਹਨ) ਜਿਵੇਂ ਪਾਣੀ ਵਿਚ (ਉੱਗੇ ਹੋਏ) ਕਉਲ ਫੁੱਲ (ਚਿੱਕੜ ਤੋਂ) ਸਾਫ਼ ਹੁੰਦੇ ਹਨ ।

ਜਿਵੇਂ ਸੂਰਜ ਸਾਰੇ (ਰਸਾਂ) ਨੂੰ ਸੁਕਾ ਦੇਂਦਾ ਹੈ (ਤਿਵੇਂ) ਬ੍ਰਹਮਗਿਆਨੀ (ਮਨੁੱਖ) (ਸਾਰੇ ਪਾਪਾਂ ਨੂੰ ਸਾੜ ਦੇਂਦੇ ਹਨ) ਪਾਪਾਂ ਤੋਂ ਬਚੇ ਰਹਿੰਦੇ ਹਨ ।

ਜਿਵੇਂ ਹਵਾ ਰਾਜੇ ਤੇ ਕੰਗਾਲ ਨੂੰ ਇਕੋ ਜਿਹੀ ਲੱਗਦੀ ਹੈ (ਤਿਵੇਂ) ਬ੍ਰਹਮਗਿਆਨੀ ਦੇ ਅੰਦਰ (ਸਭ ਵਲ) ਇਕੋ ਜਿਹੀ ਨਜ਼ਰ (ਨਾਲ ਤੱਕਣ ਦਾ ਸੁਭਾਉ ਹੁੰਦਾ) ਹੈ ।

(ਕੋਈ ਭਲਾ ਕਹੇ ਭਾਵੇਂ ਬੁਰਾ, ਪਰ) ਬ੍ਰਹਮਗਿਆਨੀ ਮਨੁੱਖਾਂ ਦੇ ਅੰਦਰ ਇਕ-ਤਾਰ ਹੋਸਲਾ (ਕਾਇਮ ਰਹਿੰਦਾ) ਹੈ, ਜਿਵੇਂ ਧਰਤੀ ਨੂੰ ਕੋਈ ਤਾਂ ਖੇਤਰਦਾ ਹੈ, ਤੇ ਕੋਈ ਚੰਦਨ ਦੇ ਲੇਪਣ ਕਰਦਾ ਹੈ (ਪਰ ਧਰਤੀ ਨੂੰ ਪਰਵਾਹ ਨਹੀਂ) ।

ਹੇ ਨਾਨਕ ! ਜਿਵੇਂ ਅੱਗ ਦਾ ਕੁਦਰਤੀ ਸੁਭਾਉ ਹੈ (ਹਰੇਕ ਚੀਜ਼ ਦੀ ਮੈਲ ਸਾੜ ਦੇਣੀ) (ਤਿਵੇਂ) ਬ੍ਰਹਮਗਿਆਨੀ ਮਨੁੱਖਾਂ ਦਾ (ਭੀ) ਇਹੀ ਗੁਣ ਹੈ ।੧।

ਬ੍ਰਹਮਗਿਆਨੀ ਨਿਰਮਲ ਤੇ ਨਿਰਮਲਾ ॥ ਜੈਸੇ ਮੈਲੁ ਨ ਲਾਗੈ ਜਲਾ ॥ ਬ੍ਰਹਮਗਿਆਨੀ ਕੈ ਮਨਿ ਹੋਇ ਪ੍ਰਗਾਸੁ ॥ ਜੈਸੇ ਧਰ ਉਪਰਿ ਆਕਾਸੁ ॥ ਬ੍ਰਹਮਗਿਆਨੀ ਕੈ ਮਿਤ੍ਰੁ ਸਤ੍ਰੁ ਸਮਾਨਿ ॥ ਬ੍ਰਹਮਗਿਆਨੀ ਕੈ ਨਾਹੀ ਅਭਿਮਾਨ ॥ ਬ੍ਰਹਮਗਿਆਨੀ ਉਚ ਤੇ ਉਚਾ ॥ ਮਨਿ ਅਪਨੈ ਹੈ ਸਭ ਤੇ ਨੀਚਾ ॥ ਬ੍ਰਹਮਗਿਆਨੀ ਸੇ ਜਨ ਭਏ ॥ ਨਾਨਕ ਜਿਨ ਪ੍ਰਭੂ ਆਪਿ ਕਰੇਇ ॥੨॥ {ਪੰਨਾ ੨੭੨}

ਪਦ ਅਰਥ :—ਮਨਿ—ਮਨ ਵਿਚ । ਪ੍ਰਗਾਸੁ—ਚਾਨਣ, ਗਿਆਨ । ਧਰ—ਧਰਤੀ । ਸਤ੍ਰੁ—ਵੈਰੀ । ਜਿਨ—ਜਿਨ੍ਹਾਂ ਨੂੰ । ਕਰੇਇ—ਕਰਦਾ ਹੈ, ਬਣਾਉਂਦਾ ਹੈ ।

ਅਰਥ :—ਜਿਵੇਂ ਪਾਣੀ ਨੂੰ ਕਦੇ ਮੈਲ ਨਹੀਂ ਰਹਿ ਸਕਦੀ (ਬੁਖਾਰਾਤ ਆਦਿਕ ਬਣ ਕੇ ਮੁੜ ਸਾਫ਼ ਦਾ ਸਾਫ਼, ਤਿਵੇਂ ਹੀ) ਬ੍ਰਹਮਗਿਆਨੀ ਮਨੁੱਖ (ਵਿਕਾਰਾਂ ਦੀ ਮੈਲ ਤੋਂ ਸਦਾ ਬਚਿਆ ਰਹਿ ਕੇ) ਮਹਾ ਨਿਰਮਲ ਹੈ ।

ਜਿਵੇਂ ਧਰਤੀ ਉਤੇ ਆਕਾਸ਼ (ਸਭ ਥਾਂ ਵਿਆਪਕ ਹੈ, ਤਿਵੇਂ) ਬ੍ਰਹਮਗਿਆਨੀ ਦੇ ਮਨ ਵਿਚ (ਇਹ) ਚਾਨਣ ਹੋ ਜਾਂਦਾ ਹੈ (ਕਿ ਪ੍ਰਭੂ ਹਰ ਥਾਂ ਮੌਜੂਦ ਹੈ) ।

ਬ੍ਰਹਮਗਿਆਨੀ ਨੂੰ ਸੱਜਣ ਤੇ ਵੈਰੀ ਇਕੋ ਜਿਹਾ ਹੈ (ਕਿਉਂਕਿ) ਉਸ ਦੇ ਅੰਦਰ ਅਹੰਕਾਰ ਨਹੀਂ ਹੈ (ਕਿਸੇ ਦੇ ਚੰਗੇ ਮੰਦੇ ਸਲੂਕ ਦਾ ਹਰਖ ਸੋਗ ਨਹੀਂ) ।

ਬ੍ਰਹਮਗਿਆਨੀ (ਆਤਮਕ ਅਵਸਥਾ ਵਿਚ) ਸਭ ਤੋਂ ਉੱਚਾ ਹੈ, (ਪਰ) ਆਪਣੇ ਮਨ ਵਿਚ (ਆਪਣੇ ਆਪ ਨੂੰ) ਸਭ ਤੋਂ ਨੀਵਾਂ (ਜਾਣਦਾ ਹੈ) ।

ਹੇ ਨਾਨਕ ! ਉਹੀ ਮਨੁੱਖ ਬ੍ਰਹਮਗਿਆਨੀ ਬਣਦੇ ਹਨ ਜਿਨ੍ਹਾਂ ਨੂੰ ਪ੍ਰਭੂ ਆਪ ਬਣਾਉਂਦਾ ਹੈ । ੨ ।

**ਬ੍ਰਹਮਗਿਆਨੀ ਸਗਲ ਕੀ ਰੀਨਾ ॥ ਆਤਮ ਰਸੁ ਬ੍ਰਹਮਗਿਆਨੀ ਚੀਨਾ ॥ ਬ੍ਰਹਮਗਿਆਨੀ ਕੀ ਸਭ ਉਪਰਿ ਮਇਆ ॥
ਬ੍ਰਹਮਗਿਆਨੀ ਤੇ ਕਛੁ ਬੁਰਾ ਨ ਭਇਆ ॥ ਬ੍ਰਹਮਗਿਆਨੀ ਸਦਾ ਸਮਦਰਸੀ ॥ ਬ੍ਰਹਮਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ
ਬਰਸੀ ॥ ਬ੍ਰਹਮਗਿਆਨੀ ਬੰਧਨ ਤੇ ਮੁਕਤਾ ॥ ਬ੍ਰਹਮਗਿਆਨੀ ਕੀ ਨਿਰਮਲ ਜੁਗਤਾ ॥ ਬ੍ਰਹਮਗਿਆਨੀ ਕਾ ਭੋਜਨੁ
ਗਿਆਨ ॥ ਨਾਨਕ ਬ੍ਰਹਮਗਿਆਨੀ ਕਾ ਬ੍ਰਹਮ ਧਿਆਨੁ ॥੩॥**

ਪਦ ਅਰਥ :—ਰੀਨਾ (ਚਰਨਾਂ ਦੀ) ਧੂੜ । ਆਤਮ ਰਸੁ—ਆਤਮਾ ਦਾ ਆਨੰਦ । ਚੀਨਾ—ਪਛਾਣਿਆ ਹੈ । ਮਇਆ—ਖੁਸ਼ੀ, ਪ੍ਰਸੰਨਤਾ, ਮੇਹਰ । ਕਛੁ—ਕੋਈ, ਕੋਈ (ਕੰਮ ਜਾਂ ਗੱਲ) । ਸਮਦਰਸੀ—(ਸਭ ਵਲ) ਇਕੋ ਜਿਹਾ ਵੇਖਣ ਵਾਲਾ । ਬਰਸੀ—ਵਰਖਾ ਕਰਨ ਵਾਲੀ । ਮੁਕਤਾ—ਆਜ਼ਾਦ । ਜੁਗਤਾ—ਜੁਗਤੀ, ਤਰੀਕਾ, ਮਰਯਾਦਾ, ਜ਼ਿੰਦਗੀ ਗੁਜ਼ਾਰਨ ਦਾ ਤਰੀਕਾ ।

ਅਰਥ :—ਬ੍ਰਹਮਗਿਆਨੀ ਸਾਰੇ (ਬੰਦਿਆਂ) ਦੇ ਪੈਰਾਂ ਦੀ ਖਾਕ (ਹੋ ਕੇ ਰਹਿੰਦਾ) ਹੈ; ਬ੍ਰਹਮਗਿਆਨੀ ਨੇ ਆਤਮਕ ਆਨੰਦ ਨੂੰ ਪਛਾਣ ਲਿਆ ਹੈ ।

ਬ੍ਰਹਮਗਿਆਨੀ ਦੀ ਸਭ ਉਤੇ ਖੁਸ਼ੀ ਹੁੰਦੀ ਹੈ (ਭਾਵ, ਬ੍ਰਹਮ-ਗਿਆਨੀ ਸਭ ਨਾਲ ਹੱਸਦੇ-ਮੱਥੇ ਰਹਿੰਦਾ ਹੈ,) ਅਤੇ ਉਹ ਕੋਈ ਮੰਦਾ ਕੰਮ ਨਹੀਂ ਕਰਦਾ ।

ਬ੍ਰਹਮਗਿਆਨੀ ਸਦਾ ਸਭ ਵਲ ਇਕੋ ਜਿਹੀ ਨਜ਼ਰ ਨਾਲ ਤੱਕਦਾ ਹੈ, ਉਸ ਦੀ ਨਜ਼ਰ ਤੋਂ (ਸਭ ਉਤੇ) ਅੰਮ੍ਰਿਤ ਦੀ ਵਰਖਾ ਹੁੰਦੀ ਹੈ ।

ਬ੍ਰਹਮਗਿਆਨੀ (ਮਾਇਆ ਦੇ) ਬੰਧਨਾਂ ਤੋਂ ਆਜ਼ਾਦ ਹੁੰਦਾ ਹੈ, ਅਤੇ ਉਸ ਦੀ ਜੀਵਨ-ਜੁਗਤੀ ਵਿਕਾਰਾਂ ਤੋਂ ਰਹਿਤ ਹੈ ।

(ਰੱਬੀ-) ਗਿਆਨ ਬ੍ਰਹਮਗਿਆਨੀ ਦੀ ਖੁਰਾਕ ਹੈ (ਭਾਵ, ਬ੍ਰਹਮਗਿਆਨੀ ਦੀ ਆਤਮਕ ਜ਼ਿੰਦਗੀ ਦਾ ਆਸਰਾ ਹੈ), ਹੇ ਨਾਨਕ ! ਬ੍ਰਹਮਗਿਆਨੀ ਦੀ ਸੁਰਤਿ ਅਕਾਲ ਪੁਰਖ ਨਾਲ ਜੁੜੀ ਰਹਿੰਦੀ ਹੈ ।

**ਬ੍ਰਹਮਗਿਆਨੀ ਏਕ ਉਪਰਿ ਆਸ ॥ ਬ੍ਰਹਮਗਿਆਨੀ ਕਾ ਨਹੀ ਬਿਨਾਸ ॥ ਬ੍ਰਹਮਗਿਆਨੀ ਕੈ ਗਰੀਬੀ ਸਮਾਹਾ ॥
ਬ੍ਰਹਮਗਿਆਨੀ ਪਰਉਪਕਾਰ ਉਮਾਹਾ ॥ ਬ੍ਰਹਮਗਿਆਨੀ ਕੈ ਨਾਹੀ ਧੰਧਾ ॥ ਬ੍ਰਹਮਗਿਆਨੀ ਲੇ ਧਾਵਤੁ ਬੰਧਾ ॥
ਬ੍ਰਹਮਗਿਆਨੀ ਕੈ ਹੋਇ ਸੁ ਭਲਾ ॥ ਬ੍ਰਹਮਗਿਆਨੀ ਸੁਫਲ ਫਲਾ ॥ ਬ੍ਰਹਮਗਿਆਨੀ ਸੰਗਿ ਸਗਲ ਉਧਾਰੁ ॥ ਨਾਨਕ
ਬ੍ਰਹਮਗਿਆਨੀ ਜਪੈ ਸਗਲ ਸੰਸਾਰੁ ॥੪॥**

ਪਦ ਅਰਥ :—ਆਸ—ਟੇਕ, ਆਸਰਾ । ਬਿਨਾਸ—ਨਾਸ, ਅਭਾਵ । ਬ੍ਰਹਮਗਿਆਨੀ ਕੈ—ਬ੍ਰਹਮਗਿਆਨੀ ਦੇ ਮਨ ਵਿਚ । ਸਮਾਹਾ—ਸਮਾਈ ਹੋਈ ਹੈ, ਟਿਕੀ ਹੋਈ ਹੈ । ਉਮਾਹਾ—ਉਤਸ਼ਾਹ, ਚਾਉ । ਲੇ—ਲੈ ਕੇ, ਕਾਬੂ ਕਰ ਕੇ ।

ਬੰਧਾ—ਰੋਕ ਰੱਖਦਾ ਹੈ, ਬੰਨ੍ਹ ਰੱਖਦਾ ਹੈ । ਸੁਫਲ—ਚੰਗੇ ਫਲ ਵਾਲਾ ਹੋ ਕੇ, ਚੰਗੀ ਮੁਰਾਦ ਨਾਲ । ਫਲਾ—ਫਲਦਾ ਹੈ, ਕਾਮਯਾਬ ਹੁੰਦਾ ਹੈ । ਬ੍ਰਹਮਗਿਆਨੀ ਜਪੈ—ਬ੍ਰਹਮਗਿਆਨੀ ਦੀ ਰਾਹੀਂ ਜਪਦਾ ਹੈ ।

ਅਰਥ :—ਬ੍ਰਹਮਗਿਆਨੀ ਇਕ ਅਕਾਲ ਪੁਰਖ ਉਤੇ ਆਸ ਰੱਖਦਾ ਹੈ; ਬ੍ਰਹਮਗਿਆਨੀ (ਦੀ ਉੱਚੀ ਆਤਮਕ ਅਵਸਥਾ) ਦਾ ਕਦੇ ਨਾਸ ਨਹੀਂ ਹੁੰਦਾ ।

ਬ੍ਰਹਮਗਿਆਨੀ ਦੇ ਹਿਰਦੇ ਵਿਚ ਗਰੀਬੀ ਟਿਕੀ ਰਹਿੰਦੀ ਹੈ, ਅਤੇ ਉਸ ਨੂੰ ਦੂਜਿਆਂ ਦੀ ਭਲਾਈ ਕਰਨ ਦਾ (ਸਦਾ) ਚਾਉ (ਚੜ੍ਹਿਆ ਰਹਿੰਦਾ) ਹੈ ।

ਬ੍ਰਹਮਗਿਆਨੀ ਦੇ ਮਨ ਵਿਚ (ਮਾਇਆ ਦਾ) ਜੰਜਾਲ ਨਹੀਂ ਵਿਆਪਦਾ, (ਕਿਉਂਕਿ) ਉਹ ਭਟਕਦੇ ਮਨ ਨੂੰ ਕਾਬੂ ਕਰ ਕੇ (ਮਾਇਆ ਵਲੋਂ) ਰੋਕ ਸਕਦਾ ਹੈ ।

ਜੇ ਕੁਝ (ਪ੍ਰਭੂ ਵਲੋਂ) ਹੁੰਦਾ ਹੈ, ਬ੍ਰਹਮਗਿਆਨੀ ਨੂੰ ਆਪਣੇ ਮਨ ਵਿਚ ਭਲਾ ਪ੍ਰਤੀਤ ਹੁੰਦਾ ਹੈ, (ਇਸ ਤਰ੍ਹਾਂ) ਉਸ ਦਾ ਮਨੁੱਖਾ ਜਨਮ ਚੰਗੀ ਤਰ੍ਹਾਂ ਕਾਮਯਾਬ ਹੁੰਦਾ ਹੈ ।

ਬ੍ਰਹਮਗਿਆਨੀ ਦੀ ਸੰਗਤਿ ਵਿਚ ਸਭ ਦਾ ਬੇੜਾ ਪਾਰ ਹੁੰਦਾ ਹੈ, (ਕਿਉਂਕਿ) ਹੇ ਨਾਨਕ ! ਬ੍ਰਹਮਗਿਆਨੀ ਦੀ ਰਾਹੀਂ ਸਾਰਾ ਜਗਤ (ਹੀ) (ਪ੍ਰਭੂ ਦਾ ਨਾਮ) ਜਪਣ ਲੱਗ ਪੈਂਦਾ ਹੈ ।੪।

ਬ੍ਰਹਮਗਿਆਨੀ ਕੈ ਏਕੈ ਰੰਗ ॥ ਬ੍ਰਹਮਗਿਆਨੀ ਕੈ ਬਸੈ ਪ੍ਰਭੂ ਸੰਗ ॥ ਬ੍ਰਹਮਗਿਆਨੀ ਕੈ ਨਾਮੁ ਆਧਾਰੁ ॥ ਬ੍ਰਹਮਗਿਆਨੀ ਕੈ ਨਾਮੁ ਪਰਵਾਰੁ ॥ ਬ੍ਰਹਮਗਿਆਨੀ ਸਦਾ ਸਦ ਜਾਗਤ ॥ ਬ੍ਰਹਮਗਿਆਨੀ ਅਹੰਬੁਧਿ ਤਿਆਗਤ ॥ ਬ੍ਰਹਮਗਿਆਨੀ ਕੈ ਮਨਿ ਪਰਮਾਨੰਦ ॥ ਬ੍ਰਹਮਗਿਆਨੀ ਕੈ ਘਰਿ ਸਦਾ ਅਨੰਦ ॥ ਬ੍ਰਹਮਗਿਆਨੀ ਸੁਖ ਸਹਜ ਨਿਵਾਸ ॥ ਨਾਨਕ ਬ੍ਰਹਮਗਿਆਨੀ ਕਾ ਨਹੀ ਬਿਨਾਸ ॥੫॥

ਪਦ ਅਰਥ :—ਏਕੈ—ਇਕ ਪ੍ਰਭੂ ਦਾ । ਰੰਗ—ਪਿਆਰ । ਸੰਗ—ਸੰਗਿ, ਨਾਲ । ਆਧਾਰੁ—ਆਸਰਾ । ਸਦ—ਸਦਾ । ਅਹੰਬੁਧਿ—‘ਮੈਂ ਮੈਂ’ (ਆਖਣ) ਵਾਲੀ ਬੁਧਿ, ਅਹੰਕਾਰ ਵਾਲੀ ਮੱਤਿ । ਤਿਆਗਤ—ਛੱਡ ਦੇਂਦਾ ਹੈ । ਮਨਿ—ਮਨ ਵਿਚ । ਪਰਮਾਨੰਦ—ਪਰਮ ਅਨੰਦ ਵਾਲਾ ਪ੍ਰਭੂ, ਉੱਚੇ ਸੁਖ ਦਾ ਮਾਲਕ ਅਕਾਲ ਪੁਰਖ । ਸਹਜ—ਅਡੋਲਤਾ ਦੀ ਹਾਲਤ । ਬਿਨਾਸ—ਨਾਸ, ਅਭਾਵ ।

ਅਰਥ :—ਬ੍ਰਹਮਗਿਆਨੀ ਦੇ ਹਿਰਦੇ ਵਿਚ (ਸਦਾ) ਇਕ ਅਕਾਲ ਪੁਰਖ ਦਾ ਪਿਆਰ (ਵੱਸਦਾ ਹੈ), (ਤਾਹੀਏਂ) ਪ੍ਰਭੂ ਬ੍ਰਹਮਗਿਆਨੀ ਦੇ ਅੰਗ-ਸੰਗ ਰਹਿੰਦਾ ਹੈ ।

ਬ੍ਰਹਮਗਿਆਨੀ ਦੇ ਮਨ ਵਿਚ (ਪ੍ਰਭੂ ਦਾ) ਨਾਮ (ਹੀ) ਟੇਕ ਹੈ ਅਤੇ ਨਾਮ ਹੀ ਉਸ ਦਾ ਪਰਵਾਰ ਹੈ ।

ਬ੍ਰਹਮਗਿਆਨੀ ਸਦਾ (ਵਿਕਾਰਾਂ ਦੇ ਹਮਲੇ ਵਲੋਂ) ਸੁਚੇਤ ਰਹਿੰਦਾ ਹੈ, ਅਤੇ ‘ਮੈਂ ਮੈਂ’ ਕਰਨ ਵਾਲੀ ਮੱਤ ਛੱਡ ਦੇਂਦਾ ਹੈ ।

ਬ੍ਰਹਮਗਿਆਨੀ ਦੇ ਮਨ ਵਿਚ ਉੱਚੇ ਸੁਖ ਦਾ ਮਾਲਕ ਅਕਾਲ ਪੁਰਖ ਵੱਸਦਾ ਹੈ, (ਤਾਹੀਏਂ) ਉਸ ਦੇ ਹਿਰਦੇ-ਰੂਪ ਘਰ ਵਿਚ ਸਦਾ ਖੁਸ਼ੀ ਖਿੜਾਓ ਹੈ ।

ਬ੍ਰਹਮਗਿਆਨੀ (ਮਨੁੱਖ) ਸੁਖ ਤੇ ਸ਼ਾਂਤੀ ਵਿਚ ਟਿਕਿਆ ਰਹਿੰਦਾ ਹੈ; (ਤੇ) ਹੇ ਨਾਨਕ ! ਬ੍ਰਹਮਗਿਆਨੀ (ਦੀ ਇਸ ਉੱਚੀ ਆਤਮਕ ਅਵਸਥਾ) ਦਾ ਕਦੇ ਨਾਸ ਨਹੀਂ ਹੁੰਦਾ ।੫।

ਬ੍ਰਹਮਗਿਆਨੀ ਬ੍ਰਹਮ ਕਾ ਬੇੜਾ ॥ ਬ੍ਰਹਮਗਿਆਨੀ ਏਕ ਸੰਗਿ ਹੇਤਾ ॥ ਬ੍ਰਹਮਗਿਆਨੀ ਕੈ ਹੋਇ ਅਚਿੰਤ ॥ ਬ੍ਰਹਮਗਿਆਨੀ ਕਾ ਨਿਰਮਲ ਮੰਤ ॥ ਬ੍ਰਹਮਗਿਆਨੀ ਜਿਸੁ ਕਰੈ ਪ੍ਰਭੂ ਆਪਿ ॥ ਬ੍ਰਹਮਗਿਆਨੀ ਕਾ ਬਡ ਪਰਤਾਪ ॥ ਬ੍ਰਹਮਗਿਆਨੀ ਕਾ ਦਰਸੁ ਬਡਭਾਗੀ ਪਾਈਐ ॥ ਬ੍ਰਹਮਗਿਆਨੀ ਕਉ ਬਲਿ ਬਲਿ ਜਾਈਐ ॥ ਬ੍ਰਹਮਗਿਆਨੀ ਕਉ ਖੋਜਹਿ ਮਹੇਸੁਰ ॥ ਨਾਨਕ ਬ੍ਰਹਮਗਿਆਨੀ ਆਪਿ ਪਰਮੇਸੁਰ ॥੬॥

ਪਦ ਅਰਥ :—ਬੋਤਾ—{Skt. ਕਿਥ੍ਰ to know ਕੇਜ਼ਾ one who knows} ਜਾਣਨ ਵਾਲਾ, ਮਹਿਰਮ, ਵਾਕਿਫ਼ । ਏਕ ਸੰਗਿ—ਇਕ ਪ੍ਰਭੂ ਨਾਲ । ਹੇਤਾ—ਪਿਆਰ । ਅਚਿੰਤ—ਅਚਿੰਤਤਾ, ਬੇਫ਼ਿਕਰੀ । ਨਿਰਮਲ—ਮਲ-ਹੀਣ, ਪਵਿਤ੍ਰ ਕਰਨ ਵਾਲਾ । ਮੰਤ—ਮੰਤਰ, ਉਪਦੇਸ਼ । ਬਡ—ਵੱਡਾ । ਦਰਸੁ—ਦਰਸਨ । ਪਾਈਐ—ਪਾਈਦਾ ਹੈ । ਬਲਿ ਬਲਿ—ਸਦਕੇ । ਖੋਜਹਿ—ਖੋਜਦੇ ਹਨ, ਭਾਲਦੇ ਹਨ । ਮਹੇਸੁਰ—ਮਹਾ ਈਸੁਰ, ਸ਼ਿਵ ਜੀ (ਆਦਿਕ ਦੇਵਤੇ) । ਪਰਮੇਸੁਰ—ਪਰਮਾਤਮਾ, ਅਕਾਲ ਪੁਰਖ ।

ਅਰਥ :—ਬ੍ਰਹਮਗਿਆਨੀ (ਮਨੁੱਖ) ਅਕਾਲ ਪੁਰਖ ਦਾ ਮਹਰਮ ਬਣ ਜਾਂਦਾ ਹੈ ਅਤੇ ਉਹ ਇਕ ਪ੍ਰਭੂ ਨਾਲ ਹੀ ਪਿਆਰ ਕਰਦਾ ਹੈ ।

ਬ੍ਰਹਮਗਿਆਨੀ ਦੇ ਮਨ ਵਿਚ (ਸਦਾ) ਬੇਫ਼ਿਕਰੀ ਰਹਿੰਦੀ ਹੈ, ਉਸ ਦਾ ਉਪਦੇਸ਼ (ਭੀ ਹੋਰਨਾਂ ਨੂੰ) ਪਵਿਤ੍ਰ ਕਰਨ ਵਾਲਾ ਹੁੰਦਾ ਹੈ ।

ਬ੍ਰਹਮਗਿਆਨੀ ਦਾ ਬੜਾ ਨਾਮਣਾ ਹੋ ਜਾਂਦਾ ਹੈ (ਪਰ ਉਹੀ ਮਨੁੱਖ ਬ੍ਰਹਮਗਿਆਨੀ ਬਣਦਾ ਹੈ) ਜਿਸ ਨੂੰ ਪ੍ਰਭੂ ਆਪ ਬਣਾਉਂਦਾ ਹੈ ।

ਬ੍ਰਹਮਗਿਆਨੀ ਦਾ ਦੀਦਾਰ ਵੱਡੇ ਭਾਗਾਂ ਨਾਲ ਪਾਈਦਾ ਹੈ; ਬ੍ਰਹਮਗਿਆਨੀ ਤੋਂ ਸਦਾ ਸਦਕੇ ਜਾਈਏ ।

ਸ਼ਿਵ (ਆਦਿਕ ਦੇਵਤੇ ਭੀ) ਬ੍ਰਹਮਗਿਆਨੀ ਨੂੰ ਭਾਲਦੇ ਫਿਰਦੇ ਹਨ; ਹੇ ਨਾਨਕ ! ਅਕਾਲ ਪੁਰਖ ਆਪ ਬ੍ਰਹਮਗਿਆਨੀ (ਦਾ ਰੂਪ) ਹੈ ।੬।

ਬ੍ਰਹਮਗਿਆਨੀ ਕੀ ਕੀਮਤਿ ਨਾਹਿ ॥ ਬ੍ਰਹਮਗਿਆਨੀ ਕੈ ਸਗਲ ਮਨ ਮਾਹਿ ॥ ਬ੍ਰਹਮਗਿਆਨੀ ਕਾ ਕਉਨੁ ਜਾਨੈ ਭੇਦੁ ॥ ਬ੍ਰਹਮਗਿਆਨੀ ਕਉ ਸਦਾ ਅਦੇਸੁ ॥ ਬ੍ਰਹਮਗਿਆਨੀ ਕਾ ਕਥਿਆ ਨ ਜਾਇ ਅਧਾਖੁਰ ॥ ਬ੍ਰਹਮਗਿਆਨੀ ਸਰਬ ਕਾ ਠਾਕੁਰੁ ॥ ਬ੍ਰਹਮਗਿਆਨੀ ਕੀ ਮਿਤਿ ਕਉਨੁ ਬਖਾਨੈ ॥ ਬ੍ਰਹਮਗਿਆਨੀ ਕੀ ਗਤਿ ਬ੍ਰਹਮਗਿਆਨੀ ਜਾਨੈ ॥ ਬ੍ਰਹਮਗਿਆਨੀ ਕਾ ਅੰਤੁ ਨ ਪਾਰੁ ॥ ਨਾਨਕ ਬ੍ਰਹਮਗਿਆਨੀ ਕਉ ਸਦਾ ਨਮਸਕਾਰੁ ॥੭॥

ਪਦ ਅਰਥ :—ਸਗਲ—ਸਾਰੇ । ਮਨ ਮਾਹਿ—ਮਨ ਵਿਚ । ਭੇਦੁ—ਰਾਜ਼, ਮਰਮ । ਅਦੇਸੁ—ਪ੍ਰਣਾਮ, ਨਮਸਕਾਰ । ਅਧਾਖੁਰ—(ਮਹਿਮਾ ਦਾ) ਅੱਧਾ ਅੱਖਰ (ਭੀ) । ਮਿਤਿ—ਮਾਪ, ਮਰਯਾਦਾ, ਅੰਦਾਜ਼ਾ । ਗਤਿ—ਹਾਲਤ । ਬਖਾਨੈ—ਬਿਆਨ ਕਰੇ ।

ਅਰਥ :—ਬ੍ਰਹਮਗਿਆਨੀ (ਦੇ ਗੁਣਾਂ) ਦਾ ਮੁੱਲ ਨਹੀਂ ਪੈ ਸਕਦਾ, ਸਾਰੇ ਹੀ (ਗੁਣ) ਬ੍ਰਹਮਗਿਆਨੀ ਦੇ ਅੰਦਰ ਹਨ ।

ਕੇਹੜਾ ਮਨੁੱਖ ਬ੍ਰਹਮਗਿਆਨੀ (ਦੀ ਉੱਚੀ ਜ਼ਿੰਦਗੀ) ਦਾ ਭੇਤ ਪਾ ਸਕਦਾ ਹੈ ? ਬ੍ਰਹਮਗਿਆਨੀ ਦੇ ਅੱਗੇ ਸਦਾ ਨਿਉਣਾ ਹੀ (ਫੱਬਦਾ) ਹੈ ।

ਬ੍ਰਹਮਗਿਆਨੀ (ਦੀ ਮਹਿਮਾ) ਦਾ ਅੱਧਾ ਅੱਖਰ ਭੀ ਨਹੀਂ ਕਿਹਾ ਜਾ ਸਕਦਾ; ਬ੍ਰਹਮਗਿਆਨੀ ਸਾਰੇ (ਜੀਵਾਂ) ਦਾ ਪੂਜਕ ਹੈ ।

ਬ੍ਰਹਮਗਿਆਨੀ (ਦੀ ਉੱਚੀ ਜ਼ਿੰਦਗੀ) ਦਾ ਅੰਦਾਜ਼ਾ ਕੌਣ ਲਾ ਸਕਦਾ ਹੈ ? ਉਸ ਦੀ ਹਾਲਤ (ਉਸ ਵਰਗਾ) ਬ੍ਰਹਮਗਿਆਨੀ ਹੀ ਜਾਣਦਾ ਹੈ ।

ਬ੍ਰਹਮਗਿਆਨੀ (ਦੇ ਗੁਣਾਂ ਦੇ ਸਮੁੰਦਰ) ਦਾ ਕੋਈ ਹੱਦ ਬੰਨਾ ਨਹੀਂ; ਹੇ ਨਾਨਕ ! ਸਦਾ ਬ੍ਰਹਮਗਿਆਨੀ ਦੇ ਚਰਨਾਂ ਤੇ ਪਿਆ ਰਹੁ ।੭।

ਬ੍ਰਹਮਗਿਆਨੀ ਸਭ ਸ੍ਰਿਸਟਿ ਕਾ ਕਰਤਾ ॥ ਬ੍ਰਹਮਗਿਆਨੀ ਸਦ ਜੀਵੈ ਨਹੀ ਮਰਤਾ ॥ ਬ੍ਰਹਮਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥ ਬ੍ਰਹਮਗਿਆਨੀ ਪੂਰਨ ਪੁਰਖੁ ਬਿਧਾਤਾ ॥ ਬ੍ਰਹਮਗਿਆਨੀ ਅਨਾਥ ਕਾ ਨਾਥੁ ॥ ਬ੍ਰਹਮਗਿਆਨੀ ਕਾ

ਸਭ ਉਪਰਿ ਹਾਥੁ ॥ ਬ੍ਰਹਮਗਿਆਨੀ ਕਾ ਸਗਲ ਅਕਾਰੁ ॥ ਬ੍ਰਹਮਗਿਆਨੀ ਆਪਿ ਨਿਰੰਕਾਰੁ ॥ ਬ੍ਰਹਮਗਿਆਨੀ ਕੀ ਸੋਭਾ
ਬ੍ਰਹਮਗਿਆਨੀ ਬਨੀ ॥ ਨਾਨਕ ਬ੍ਰਹਮਗਿਆਨੀ ਸਰਬ ਕਾ ਧਨੀ ॥੮॥੮॥

ਪਦ ਅਰਥ :—ਸ੍ਰਿਸਟਿ—ਦੁਨੀਆ । ਸਦ—ਸਦਾ । ਮੁਕਤਿ ਜੁਗਤਿ—ਮੁਕਤੀ ਦਾ ਰਸਤਾ । ਜੀਅ ਕਾ ਦਾਤਾ—
(ਆਤਮਕ) ਜਿੰਦਗੀ ਦੇਣ ਵਾਲਾ । ਬਿਧਾਤਾ—ਪੈਦਾ ਕਰਨ ਵਾਲਾ । ਪੂਰਨ ਪੁਰਖੁ—ਸਭ ਵਿਚ ਵਿਆਪਕ ਪ੍ਰਭੂ ।
ਨਾਥੁ—ਖਸਮ । ਸਭ ਉਪਰਿ ਹਾਥੁ—ਸਭ ਦੀ ਸਹਾਇਤਾ ਕਰਦਾ ਹੈ । ਸਗਲ ਅਕਾਰੁ—ਸਾਰਾ ਦਿੱਸਦਾ ਸੰਸਾਰ ।
ਅਕਾਰੁ—ਸਰੂਪ । ਬਨੀ—ਫਬਦੀ ਹੈ । ਧਨੀ—ਮਾਲਕ ।

ਅਰਥ :—ਬ੍ਰਹਮਗਿਆਨੀ ਸਾਰੇ ਜਗਤ ਦਾ ਬਣਾਉਣ ਵਾਲਾ ਹੈ, ਸਦਾ ਹੀ ਜਿਉਂਦਾ ਹੈ, ਕਦੇ (ਜਨਮ) ਮਰਨ ਦੇ ਗੇੜ
ਵਿਚ ਨਹੀਂ ਆਉਂਦਾ ।

ਬ੍ਰਹਮਗਿਆਨੀ ਮੁਕਤੀ ਦਾ ਰਾਹ (ਦੱਸਣ ਵਾਲਾ ਤੇ ਉੱਚੀ ਆਤਮਕ) ਜਿੰਦਗੀ ਦਾ ਦੇਣ ਵਾਲਾ ਹੈ, ਉਹੀ ਪੂਰਨ ਪੁਰਖ
ਤੇ ਕਾਦਰ ਹੈ ।

ਬ੍ਰਹਮਗਿਆਨੀ ਨਿਖਸਮਿਆਂ ਦਾ ਖਸਮ ਹੈ, ਸਭ ਦੀ ਸਹਾਇਤਾ ਕਰਦਾ ਹੈ ।

ਸਾਰਾ ਦਿੱਸਦਾ ਜਗਤ ਬ੍ਰਹਮਗਿਆਨੀ ਦਾ (ਆਪਣਾ) ਹੈ, ਉਹ (ਤਾਂ ਪ੍ਰਤੱਖ) ਆਪ ਹੀ ਰੱਬ ਹੈ ।

ਬ੍ਰਹਮਗਿਆਨੀ ਦੀ ਮਹਿਮਾ (ਕੋਈ) ਬ੍ਰਹਮਗਿਆਨੀ ਹੀ ਕਰ ਸਕਦਾ ਹੈ; ਹੇ ਨਾਨਕ ! ਬ੍ਰਹਮਗਿਆਨੀ ਸਭ ਜੀਵਾਂ ਦਾ
ਮਾਲਕ ਹੈ ।੮।੮।

**ਸਲੋਕੁ ॥ ਉਰਿ ਧਾਰੈ ਜੋ ਅੰਤਰਿ ਨਾਮੁ ॥ ਸਰਬ ਮੈ ਪੇਖੈ ਭਗਵਾਨੁ ॥ ਨਿਮਖ ਨਿਮਖ ਠਾਕੁਰ ਨਮਸਕਾਰੈ ॥ ਨਾਨਕ ਉਹੁ
ਅਪਰਸੁ ਸਗਲ ਨਿਸਤਾਰੈ ॥੧॥**

ਪਦ ਅਰਥ :—ਉਰਿ—ਹਿਰਦੇ ਵਿਚ । ਅੰਤਰਿ—ਅੰਦਰ, ਮਨ ਵਿਚ । ਧਾਰੈ—ਟਿਕਾਏ । ਮੈ—(Skt. ਮਯ) ‘ਮੈ’
ਵਿਆਕਰਣ ਦਾ ਇਕ ‘ਪਿਛੇਤਰ’ ਹੈ, ਜਿਸ ਦਾ ਭਾਵ ਹੈ ‘ਮਿਲਿਆ ਹੋਇਆ, ਭਰਿਆ ਹੋਇਆ, ਵਿਆਪਕ’ ।
ਸਰਬ ਮੈ—ਸਾਰਿਆਂ ਵਿਚ ਵਿਆਪਕ । ਨਿਮਖ—ਅੱਖ ਦਾ ਫਰਕਣਾ । ਅਪਰਸੁ—ਅਛੋਹ, (Skt. ਅਸਪ੍ਰਸ਼ੀ) ਜੋ ਕਿਸੇ
ਨਾਲ ਨਾਹ ਛੋਹੇ ।

ਅਰਥ :—ਜੋ ਮਨੁੱਖ ਸਦਾ ਆਪਣੇ ਹਿਰਦੇ ਵਿਚ ਅਕਾਲ ਪੁਰਖ ਦਾ ਨਾਮ ਟਿਕਾ ਰੱਖਦਾ ਹੈ, ਅਤੇ ਭਗਵਾਨ ਨੂੰ ਸਭਨਾਂ
ਵਿਚ ਵਿਆਪਕ ਵੇਖਦਾ ਹੈ, ਜੋ ਪਲ ਪਲ ਆਪਣੇ ਪ੍ਰਭੂ ਨੂੰ ਜੁਹਾਰਦਾ ਹੈ; ਹੇ ਨਾਨਕ ! ਉਹ (ਅਸਲੀ) ਅਪਰਸ ਹੈ ਅਤੇ
ਉਹ ਸਭ ਜੀਵਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈਂਦਾ ਹੈ ।੧।

ਨੋਟ :—ਹਿੰਦੂ ਮਤ ਵਿਚ ਕਈ ਮਨੁੱਖ ਬੜੀ ਸੁੱਚ ਰੱਖਣ ਦੇ ਅਜਿਹੇ ਭਰਮ ਵਿਚ ਪੈ ਜਾਂਦੇ ਹਨ ਕਿ ਕਿਸੇ ਹੋਰ ਦੇ ਨਾਲ
ਛੋਹਦੇ ਭੀ ਨਹੀਂ, ਪਰ ਗੁਰਮਤਿ ਅਨੁਸਾਰ ਅਸਲੀ ਸੁੱਚਾ ਉਹ ਮਨੁੱਖ ਹੈ ਜੋ ਹਰ ਵੇਲੇ ਪ੍ਰਭੂ ਦਾ ਨਾਮ ਹਿਰਦੇ ਵਿਚ ਪ੍ਰੋ
ਰੱਖਦਾ ਹੈ ।

**ਅਸਟਪਦੀ ॥ ਮਿਥਿਆ ਨਾਹੀ ਰਸਨਾ ਪਰਸ ॥ ਮਨ ਮਹਿ ਪ੍ਰੀਤਿ ਨਿਰੰਜਨ ਦਰਸ ॥ ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰੁ ॥
ਸਾਧ ਕੀ ਟਹਲ ਸੰਤ ਸੰਗਿ ਹੇਤ ॥ ਕਰਨ ਨ ਸੁਨੈ ਕਾਹੂ ਕੀ ਨਿੰਦਾ ॥ ਸਭ ਤੇ ਜਾਨੈ ਆਪਸ ਕਉ ਮੰਦਾ ॥ ਗੁਰ ਪ੍ਰਸਾਦਿ
ਬਿਖਿਆ ਪਰਹਰੈ ॥ ਮਨ ਕੀ ਬਾਸਨਾ ਮਨ ਤੇ ਟਰੈ ॥ ਇੰਦ੍ਰੀਜਿਤ ਪੰਚ ਦੋਖ ਤੇ ਰਹਤ ॥ ਨਾਨਕ ਕੋਟਿ ਮਧੇ ਕੇ ਐਸਾ
ਅਪਰਸ ॥੧॥**

ਪਦ ਅਰਥ :—ਮਿਥਿਆ—ਝੂਠ । ਪਰਸ—ਛੋਹ । ਪ੍ਰੀਤਿ ਨਿਰੰਜਨ ਦਰਸ—ਅੰਜਨ (ਕਾਲਖ)-ਰਹਿਤ ਪ੍ਰਭੂ ਦੇ
ਦਰਸਨ ਦੀ ਪ੍ਰੀਤਿ । ਤ੍ਰਿਅ ਰੂਪੁ—ਇਸਤ੍ਰੀ ਦਾ ਰੂਪ । ਹੇਤ—ਪਿਆਰ । ਕਰਨ—ਕੰਨਾਂ ਨਾਲ । ਕਾਹੂ ਕੀ—ਕਿਸੇ

ਦੀ ਭੀ । ਬਿਖਿਆ—ਮਾਇਆ । ਪਰਹਰੈ—ਤਿਆਗ ਦੇਵੇ । ਬਾਸਨਾ—ਵਾਸਨਾ, ਫੁਰਨਾ । ਟਰੈ—ਟਲ ਜਾਏ । ਇੰਦ੍ਰੀਜਿਤ—ਗਿਆਨ-ਇੰਦ੍ਰਿਆਂ ਨੂੰ ਜਿੱਤਣ ਵਾਲਾ । ਦੋਖ—ਵਿਕਾਰ । ਪੰਚ ਦੋਖ—ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ । ਕੋਟਿ—ਕਰੋੜ । ਮਧੇ—ਵਿਚ । ਕੋ—ਕੋਈ ਵਿਰਲਾ ।

ਅਰਥ :—ਜੋ ਮਨੁੱਖ ਜੀਭ ਨਾਲ ਝੂਠ ਨੂੰ ਛੋਹਣ ਨਹੀਂ ਦੇਂਦਾ, ਮਨ ਵਿਚ ਅਕਾਲ ਪੁਰਖ ਦੇ ਦੀਦਾਰ ਦੀ ਤਾਂਘ ਰੱਖਦਾ ਹੈ;

ਜੋ ਪਰਾਈ ਇਸਤ੍ਰੀ ਦੇ ਹੁਸਨ ਨੂੰ ਆਪਣੀਆਂ ਅੱਖਾਂ ਨਾਲ ਨਹੀਂ ਤੱਕਦਾ, ਭਲੇ ਮਨੁੱਖਾਂ ਦੀ ਟਹਲ (ਕਰਦਾ ਹੈ) ਤੇ ਸੰਤ ਜਨਾਂ ਦੀ ਸੰਗਤਿ ਵਿਚ ਪ੍ਰੀਤ (ਰੱਖਦਾ ਹੈ);

ਜੋ ਕੰਨਾਂ ਨਾਲ ਕਿਸੇ ਦੀ ਭੀ ਨਿੰਦਿਆ ਨਹੀਂ ਸੁਣਦਾ, (ਸਗੋਂ) ਸਾਰਿਆਂ ਨਾਲੋਂ ਆਪਣੇ ਆਪ ਨੂੰ ਮਾੜਾ ਸਮਝਦਾ ਹੈ;

ਜੋ ਗੁਰੂ ਦੀ ਮੇਹਰ ਦਾ ਸਦਕਾ ਮਾਇਆ (ਦਾ ਪ੍ਰਭਾਵ) ਪਰੇ ਹਟਾ ਦੇਂਦਾ ਹੈ, ਤੇ ਜਿਸ ਦੇ ਮਨ ਦੀ ਵਾਸਨਾ ਮਨ ਤੋਂ ਟਲ ਜਾਂਦੀ ਹੈ;

ਜੋ ਆਪਣੇ ਗਿਆਨ-ਇੰਦ੍ਰਿਆਂ ਨੂੰ ਵੱਸ ਵਿਚ ਰੱਖ ਕੇ ਕਾਮਾਦਿਕ ਪੰਜੇ ਹੀ ਵਿਕਾਰਾਂ ਤੋਂ ਬਚਿਆ ਰਹਿੰਦਾ ਹੈ, ਹੇ ਨਾਨਕ ! ਕਰੋੜਾਂ ਵਿਚੋਂ ਕੋਈ ਇਹੋ ਜਿਹਾ ਵਿਰਲਾ ਬੰਦਾ “ਅਪਰਸ” (ਕਿਹਾ ਜਾ ਸਕਦਾ ਹੈ) ।੧।

ਬੈਸਨੋ ਸੋ ਜਿਸੁ ਉਪਰਿ ਸੁਪ੍ਰਸੰਨ ॥ ਬਿਸਨ ਕੀ ਮਾਇਆ ਤੇ ਹੋਇ ਭਿੰਨ ॥ ਕਰਮ ਕਰਤ ਹੋਵੈ ਨਿਹਕਰਮ ॥ ਤਿਸੁ ਬੈਸਨੋ ਕਾ ਨਿਰਮਲ ਧਰਮ ॥ ਕਾਹੂ ਫਲ ਕੀ ਇਛਾ ਨਹੀ ਬਾਛੈ ॥ ਕੇਵਲ ਭਗਤਿ ਕੀਰਤਨ ਸੰਗਿ ਰਾਚੈ ॥ ਮਨ ਤਨ ਅੰਤਰਿ ਸਿਮਰਨ ਗੋਪਾਲ ॥ ਸਭ ਉਪਰਿ ਹੋਵਤ ਕਿਰਪਾਲ ॥ ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥ ਨਾਨਕ ਓਹੁ ਬੈਸਨੋ ਪਰਮ ਗਤਿ ਪਾਵੈ ॥੨॥

ਪਦ ਅਰਥ :—ਬੈਸਨੋ—(Skt. वैष्णव) ਵਿਸ਼ਨੂ ਦਾ ਪੁਜਾਰੀ । ਬਿਸਨ—{Skt. विष्णु The second deity of the Sacred Hindu Triad, entrusted with the preservation of the world, which duty he is represented to have duly discharged by his various incarnations; The word is thus popularly derived :

यस्माद्भिश्चकमिदं सर्वं तस्य शक्त्यः महात्मना ॥

तस्मादेवोच्यते विष्णुर्किंशधातोः प्रवेशनात् ॥

ਜਗਤ-ਪਾਲਕ । ਨਿਹਕਰਮ—ਕਰਮ-ਰਹਿਤ, ਕੀਤੇ ਹੋਏ ਕੰਮਾਂ ਦੇ ਫਲ ਦੀ ਇੱਛਾ ਨਾਹ ਰੱਖਦਾ ਹੋਇਆ । ਬਾਛੈ—ਚਾਹੁੰਦਾ ਹੈ । ਦ੍ਰਿੜੈ—ਪੱਕਾ ਕਰਦਾ ਹੈ, ਚੰਗੀ ਤਰ੍ਹਾਂ ਮਨ ਵਿਚ ਟਿਕਾਉਂਦਾ ਹੈ ।

ਅਰਥ :—ਜੋ ਮਨੁੱਖ ਪ੍ਰਭੂ ਦੀ ਮਾਇਆ ਦੇ ਅਸਰ ਤੋਂ ਬੇ-ਦਾਗ ਹੈ, ਤੇ, ਜਿਸ ਉਤੇ ਪ੍ਰਭੂ ਆਪ ਝੂਠਦਾ ਹੈ, ਉਹ ਹੈ ਅਸਲੀ ਵੈਸ਼ਨੋ ।

ਉਸ ਵੈਸ਼ਨੋ ਦਾ ਧਰਮ (ਭੀ) ਪਵਿੱਤ੍ਰ ਹੈ ਜੋ (ਧਰਮ ਦੇ) ਕੰਮ ਕਰਦਾ ਹੋਇਆ ਇਹਨਾਂ ਕੰਮਾਂ ਦੇ ਫਲ ਦੀ ਇੱਛਾ ਨਹੀਂ ਰੱਖਦਾ ।

ਜੋ ਮਨੁੱਖ ਨਿਰਾ ਭਗਤੀ ਤੇ ਕੀਰਤਨ ਵਿਚ ਮਸਤ ਰਹਿੰਦਾ ਹੈ, ਤੇ ਕਿਸੇ ਭੀ ਫਲ ਦੀ ਖਾਹਸ਼ ਨਹੀਂ ਕਰਦਾ;

ਜਿਸ ਦੇ ਮਨ ਤਨ ਵਿਚ ਪ੍ਰਭੂ ਦਾ ਸਿਮਰਨ ਵੱਸ ਰਿਹਾ ਹੈ, ਜੋ ਸਭ ਜੀਵਾਂ ਉਤੇ ਦਇਆ ਕਰਦਾ ਹੈ,

ਜੋ ਆਪ (ਪ੍ਰਭੂ ਦੇ ਨਾਮ ਨੂੰ) ਆਪਣੇ ਮਨ ਵਿਚ ਟਿਕਾਉਂਦਾ ਹੈ ਤੇ ਹੋਰਨਾਂ ਨੂੰ ਨਾਮ ਜਪਾਉਂਦਾ ਹੈ, ਹੇ ਨਾਨਕ ! ਉਹ ਵੈਸ਼ਨੋ ਉੱਚਾ ਦਰਜਾ ਹਾਸਲ ਕਰਦਾ ਹੈ ।੨।

ਭਗਉਤੀ ਭਗਵੰਤ ਭਗਤਿ ਕਾ ਰੰਗੁ ॥ ਸਗਲ ਤਿਆਗੈ ਦੁਸਟ ਕਾ ਸੰਗੁ ॥ ਮਨ ਤੇ ਬਿਨਸੈ ਸਗਲਾ ਭਰਮੁ ॥ ਕਰਿ ਪੂਜੈ ਸਗਲ ਪਾਰਬ੍ਰਹਮੁ ॥ ਸਾਧ ਸੰਗਿ ਪਾਪਾ ਮਲੁ ਖੋਵੈ ॥ ਤਿਸੁ ਭਗਉਤੀ ਕੀ ਮਤਿ ਉਤਮ ਹੋਵੈ ॥ ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥ ਮਨੁ ਤਨੁ ਅਰਪੈ ਬਿਸਨ ਪਰੀਤਿ ॥ ਹਰਿ ਕੇ ਚਰਨ ਹਿਰਦੈ ਬਸਾਵੈ ॥ ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥੩॥

ਪਦ ਅਰਥ :—ਭਗਉਤੀ—(Skt. ਖਗਕ੍ਰ) ਭਗਵਾਨ ਦਾ ਉਪਾਸ਼ਕ, ਪਵਿਤ੍ਰ-ਆਤਮਾ । ਕਰਿ ਸਗਲ—ਸਗਲ ਕਰਿ, ਸਭ ਥਾਈਂ ਵਿਆਪਕ ਜਾਣ ਕੇ । ਅਰਪੈ—ਸਦਕੇ ਕਰਦਾ ਹੈ, ਕੁਰਬਾਨ ਕਰਦਾ ਹੈ ।

ਅਰਥ :—ਭਗਵਾਨ ਦਾ (ਅਸਲੀ) ਉਪਾਸ਼ਕ (ਉਹ ਹੈ ਜਿਸ ਦੇ ਹਿਰਦੇ ਵਿਚ) ਭਗਵਾਨ ਦੀ ਭਗਤੀ ਦਾ ਪਿਆਰ ਹੈ ਤੇ ਜੋ ਸਭ ਮੰਦ-ਕਰਮੀਆਂ ਦੀ ਸੁਹਬਤ ਛੱਡ ਦੇਂਦਾ ਹੈ;

ਜਿਸ ਦੇ ਮਨ ਵਿਚੋਂ ਹਰ ਤਰ੍ਹਾਂ ਦਾ ਵਹਿਮ ਮਿਟ ਜਾਂਦਾ ਹੈ, ਜੋ ਅਕਾਲ ਪੁਰਖ ਨੂੰ ਹਰ ਥਾਂ ਮੌਜੂਦ ਜਾਣ ਕੇ ਪੂਜਦਾ ਹੈ । ਉਸ ਭਗਉਤੀ ਦੀ ਮਤਿ ਉੱਚੀ ਹੁੰਦੀ ਹੈ, ਜੋ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਪਾਪਾਂ ਦੀ ਮੈਲ (ਮਨ ਤੋਂ) ਦੂਰ ਕਰਦਾ ਹੈ ।

ਜੋ ਨਿੱਤ ਭਗਵਾਨ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਪਿਆਰ ਤੋਂ ਆਪਣਾ ਮਨ ਤੇ ਤਨ ਕੁਰਬਾਨ ਕਰ ਦੇਂਦਾ ਹੈ;

ਜੋ ਪ੍ਰਭੂ ਦੇ ਚਰਨ (ਸਦਾ ਆਪਣੇ) ਹਿਰਦੇ ਵਿਚ ਵਸਾਉਂਦਾ ਹੈ । ਹੇ ਨਾਨਕ ! ਅਜੇਹਾ ਭਗਉਤੀ ਭਗਵਾਨ ਨੂੰ ਲੱਭ ਲੈਂਦਾ ਹੈ ।੩।

ਸੋ ਪੰਡਿਤੁ ਜੋ ਮਨੁ ਪਰਬੋਧੈ ॥ ਰਾਮ ਨਾਮੁ ਆਤਮ ਮਹਿ ਸੋਧੈ ॥ ਰਾਮ ਨਾਮ ਸਾਰੁ ਰਸੁ ਪੀਵੈ ॥ ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥ ਹਰਿ ਕੀ ਕਥਾ ਹਿਰਦੈ ਬਸਾਵੈ ॥ ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥ ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲ ॥ ਸੂਖਮ ਮਹਿ ਜਾਨੈ ਅਸਥੂਲੁ ॥ ਚਹੁ ਵਰਨਾ ਕਉ ਦੇ ਉਪਦੇਸੁ ॥ ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥੪॥

ਪਦ ਅਰਥ :—ਪਰਬੋਧੈ—ਜਗਾਉਂਦਾ ਹੈ । ਆਤਮ ਮਹਿ—ਆਪਣੇ ਆਪ ਵਿਚ, ਆਪਣੇ ਆਤਮਾ ਵਿਚ । ਸੋਧੈ—ਪੜਤਾਲ ਕਰਦਾ ਹੈ, ਜਾਚਦਾ ਹੈ । ਸਾਰੁ—ਸ਼੍ਰੇਸ਼ਟ, ਚੰਗਾ, ਮਿੱਠਾ । ਉਪਦੇਸਿ—ਉਪਦੇਸ਼ ਨਾਲ । ਜੀਵੈ—ਜੀਉਂਦਾ ਹੈ, ਰੂਹਾਨੀ ਜ਼ਿੰਦਗੀ ਹਾਸਲ ਕਰਦਾ ਹੈ । ਮੂਲ—ਮੁੱਢ । ਪੁਰਾਨ—ਵਿਆਸ ਰਿਸ਼ੀ ਦੇ ਲਿਖੇ ਹੋਏ ੧੮ ਧਰਮ ਪੁਸਤਕ । ਸੂਖਮ—ਅਦ੍ਰਿਸ਼ਟ, ਨਾਹ ਦਿੱਸਣ ਵਾਲਾ ਪ੍ਰਭੂ । ਅਸਥੂਲੁ—(Skt. ਸਥੂਲ) ਦ੍ਰਿਸ਼ਟਮਾਨ ਜਗਤ, ਇਹਨੀਂ ਅੱਖੀਂ ਦਿੱਸਦਾ ਸੰਸਾਰ । ਅਦੇਸੁ—ਨਮਸਕਾਰ, ਪ੍ਰਣਾਮ ।

ਅਰਥ :—(ਅਸਲੀ) ਪੰਡਿਤ ਉਹ ਹੈ ਜੋ ਆਪਣੇ ਮਨ ਨੂੰ ਸਿੱਖਿਆ ਦੇਂਦਾ ਹੈ, ਅਤੇ ਪ੍ਰਭੂ ਦੇ ਨਾਮ ਨੂੰ ਆਪਣੇ ਮਨ ਵਿਚ ਭਾਲਦਾ ਹੈ ।

ਉਸ ਪੰਡਿਤ ਦੇ ਉਪਦੇਸ਼ ਨਾਲ (ਸਾਰਾ) ਸੰਸਾਰ ਰੂਹਾਨੀ ਜ਼ਿੰਦਗੀ ਹਾਸਲ ਕਰਦਾ ਹੈ, ਜੋ ਪ੍ਰਭੂ-ਨਾਮ ਦਾ ਮਿੱਠਾ ਸੁਆਦ ਚੱਖਦਾ ਹੈ ।

ਉਹ ਪੰਡਿਤ ਮੁੜ ਜਨਮ (ਮਰਨ) ਵਿਚ ਨਹੀਂ ਆਉਂਦਾ, ਜੋ ਅਕਾਲ ਪੁਰਖ (ਦੀ ਸਿਫਤਿ-ਸਾਲਾਹ) ਦੀਆਂ ਗੱਲਾਂ ਆਪਣੇ ਹਿਰਦੇ ਵਿਚ ਵਸਾਉਂਦਾ ਹੈ ।

ਜੋ ਵੇਦ ਪੁਰਾਣ ਸਿਮ੍ਰਿਤੀਆਂ (ਆਦਿਕ ਸਭ ਧਰਮ-ਪੁਸਤਕਾਂ) ਦਾ ਮੁੱਢ (ਪ੍ਰਭੂ ਨੂੰ) ਸਮਝਦਾ ਹੈ, ਜੋ ਇਹ ਜਾਣਦਾ ਹੈ ਕਿ ਇਹ ਸਾਰਾ ਦਿੱਸਦਾ ਜਗਤ ਅਦ੍ਰਿਸ਼ਟ ਪ੍ਰਭੂ ਦੇ ਹੀ ਆਸਰੇ ਹੈ;

ਜੋ (ਬ੍ਰਾਹਮਣ, ਖੜੀ, ਵੈਸ਼, ਸੂਦਰ) ਚਾਰੇ ਹੀ ਜਾਤੀਆਂ ਨੂੰ ਸਿੱਖਿਆ ਦੇਂਦਾ ਹੈ, ਹੇ ਨਾਨਕ ! (ਆਖ) ਉਸ ਪੰਡਿਤ ਅੱਗੇ ਅਸੀਂ ਸਦਾ ਸਿਰ ਨਿਵਾਉਂਦੇ ਹਾਂ ।੪।

ਬੀਜ ਮੰਤ੍ਰੁ ਸਰਬ ਕੋ ਗਿਆਨੁ ॥ ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥ ਜੋ ਜੋ ਜਪੈ ਤਿਸ ਕੀ ਗਤਿ ਹੋਇ ॥ ਸਾਧ ਸੰਗਿ ਪਾਵੈ ਜਨੁ ਕੋਇ ॥ ਕਰਿ ਕਿਰਪਾ ਅੰਤਰਿ ਉਰਧਾਰੈ ॥ ਪਸੁ ਪ੍ਰੇਤ ਮੁਖਦ ਪਾਥਰ ਕਉ ਤਾਰੈ ॥ ਸਰਬ ਰੋਗ ਕਾ ਅਉਖਦੁ ਨਾਮੁ ॥ ਕਲਿਆਣ ਰੂਪ ਮੰਗਲ ਗੁਣ ਗਾਮ ॥ ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥ ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥੫॥

ਪਦ ਅਰਥ :—ਬੀਜ ਮੰਤ੍ਰ—(ਸਭ ਮੰਤ੍ਰਾਂ ਦਾ) ਮੁੱਢ ਮੰਤ੍ਰ । ਕੋ—ਦਾ । ਅੰਤਰਿ ਉਰ—ਉਰ ਅੰਤਰਿ, ਹਿਰਦੇ ਵਿਚ । ਮੁਖਦ—ਮੁਗਧ, ਮੂਰਖ । ਪ੍ਰੇਤ—{Skt. ਪ੍ਰੇਤ—1. The departed spirit, the spirit before obsequial rites are performed, 2. A ghost, evil spirit.} ਚੰਦਰੀ ਰੂਹ । ਅਉਖਦੁ—ਦਵਾਈ । ਕਲਿਆਣ—ਸੁਖ । ਮੰਗਲ—ਚੰਗੇ ਭਾਗ । ਗਾਮ—ਗਾਉਣੇ । ਕਾਹੂ ਧਰਮਿ—ਕਿਸੇ ਭੀ ਧਰਮ ਦੁਆਰਾ, ਕਿਸੇ ਭੀ ਧਾਰਮਿਕ ਰਸਮ ਰਿਵਾਜ ਦੇ ਕਰਨ ਨਾਲ । ਧੁਰਿ—ਧੁਰੇਂ, ਰੱਬ ਵਲੋਂ । ਕਰਮਿ—ਮੇਹਰ ਅਨੁਸਾਰ ।

ਅਰਥ :—(ਬ੍ਰਾਹਮਣ, ਖੜੀ, ਵੈਸ਼, ਸ਼ੂਦਰ) ਚਾਰੇ ਹੀ ਜਾਤੀਆਂ ਵਿਚੋਂ ਕੋਈ ਭੀ ਮਨੁੱਖ (ਪ੍ਰਭੂ ਦਾ) ਨਾਮ ਜਪ (ਕੇ ਵੇਖ ਲਏ), ਨਾਮ (ਹੋਰ ਸਭ ਮੰਤ੍ਰਾਂ ਦਾ) ਮੁੱਢ ਮੰਤ੍ਰ ਹੈ ਅਤੇ ਸਭ ਦਾ ਗਿਆਨ (ਦਾਤਾ) ਹੈ ।

ਜੋ ਜੋ ਮਨੁੱਖ ਨਾਮ ਜਪਦਾ ਹੈ ਉਸ ਦੀ ਉੱਚੀ ਜ਼ਿੰਦਗੀ ਬਣ ਜਾਂਦੀ ਹੈ, (ਪਰ) ਕੋਈ ਵਿਰਲਾ ਮਨੁੱਖ ਸਾਧ ਸੰਗਤਿ ਵਿਚ (ਰਹਿ ਕੇ) (ਇਸ ਨੂੰ) ਹਾਸਲ ਕਰਦਾ ਹੈ ।

ਪਸੁ, ਚੰਦਰੀ ਰੂਹ, ਮੂਰਖ, ਪੱਥਰ (-ਦਿਲ) (ਕੋਈ ਭੀ ਹੋਵੇ ਸਭ) ਨੂੰ (ਨਾਮ) ਤਾਰ ਦੇਂਦਾ ਹੈ (ਜੇ ਪ੍ਰਭੂ) ਮੇਹਰ ਕਰ ਕੇ (ਉਸ ਦੇ) ਹਿਰਦੇ ਵਿਚ (ਨਾਮ) ਟਿਕਾ ਦੇਵੇ ।

ਪ੍ਰਭੂ ਦਾ ਨਾਮ ਸਾਰੇ ਰੋਗਾਂ ਦੀ ਦਵਾਈ ਹੈ, ਪ੍ਰਭੂ ਦੇ ਗੁਣ ਗਾਉਣੇ ਚੰਗੇ ਭਾਗਾਂ ਤੇ ਸੁਖ ਦਾ ਰੂਪ ਹੈ ।

(ਪਰ ਇਹ ਨਾਮ ਹੋਰ) ਕਿਸੇ ਢੰਗ ਨਾਲ ਜਾਂ ਕਿਸੇ ਧਾਰਮਿਕ ਰਸਮ ਰਿਵਾਜ ਦੇ ਕਰਨ ਨਾਲ ਨਹੀਂ ਮਿਲਦਾ; ਹੇ ਨਾਨਕ ! (ਇਹ ਨਾਮ) ਉਸ ਮਨੁੱਖ ਨੂੰ ਮਿਲਦਾ ਹੈ ਜਿਸ (ਦੇ ਮੱਥੇ ਤੇ) ਧੁਰੇਂ (ਪ੍ਰਭੂ ਦੀ) ਮੇਹਰ ਅਨੁਸਾਰ ਲਿਖਿਆ ਜਾਂਦਾ ਹੈ ।੫।

ਜਿਸ ਕੈ ਮਨਿ ਪਾਰਬ੍ਰਹਮ ਕਾ ਨਿਵਾਸੁ ॥ ਤਿਸ ਕਾ ਨਾਮੁ ਸਤਿ ਰਾਮਦਾਸੁ ॥ ਆਤਮ ਰਾਮੁ ਤਿਸੁ ਨਦਰੀ ਆਇਆ ॥ ਦਾਸ ਦਸੰਤਣ ਭਾਇ ਤਿਨਿ ਪਾਇਆ ॥ ਸਦਾ ਨਿਕਟਿ ਨਿਕਟਿ ਹਰਿ ਜਾਨੁ ॥ ਸੋ ਦਾਸੁ ਦਰਗਹ ਪਰਵਾਨੁ ॥ ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥ ਤਿਸੁ ਦਾਸ ਕਉ ਸਭ ਸੋਝੀ ਪਰੈ ॥ ਸਗਲ ਸੰਗਿ ਆਤਮ ਉਦਾਸੁ ॥ ਐਸੀ ਜੁਗਤਿ ਨਾਨਕ ਰਾਮਦਾਸੁ ॥੬॥ {ਪੰਨਾ ੨੭੪-੨੭੫}

ਪਦ ਅਰਥ :—ਸਤਿ—{सत्य—true, real, genuine.} ਅਸਲੀ । ਰਾਮਦਾਸੁ—ਰਾਮ ਦਾ ਦਾਸ, ਪ੍ਰਭੂ ਦਾ ਸੇਵਕ । ਆਤਮ ਰਾਮੁ—ਸਭ ਵਿਚ ਵਿਆਪਕ ਪ੍ਰਭੂ । ਭਾਇ—ਭਾਵਨਾ ਨਾਲ, ਸੁਭਾਉ ਦੀ ਰਾਹੀਂ । ਦਾਸ ਦਸੰਤਣ ਭਾਇ—ਦਾਸਾਂ ਦਾ ਦਾਸ ਹੋਣ ਦੀ ਭਾਵਨਾ ਨਾਲ । ਤਿਨਿ—ਉਸ (ਮਨੁੱਖ) ਨੇ । ਨਿਕਟਿ—ਨੇੜੇ । ਜਾਨੁ—(ਜੋ) ਜਾਣਦਾ ਹੈ । ਸੋਝੀ—ਸਮਝ । ਪਰੈ—ਪੜੈ, ਪੈਂਦੀ ਹੈ । ਆਤਮ ਉਦਾਸੁ—ਅੰਦਰੋਂ ਨਿਰਮੋਹ ।

ਅਰਥ :—ਜਿਸ ਦੇ ਮਨ ਵਿਚ ਅਕਾਲ ਪੁਰਖ ਵੱਸਦਾ ਹੈ, ਉਸ ਮਨੁੱਖ ਦਾ ਨਾਮ ਅਸਲੀ (ਅਰਥਾਂ ਵਿਚ) ‘ਰਾਮਦਾਸੁ’ (ਪ੍ਰਭੂ ਦਾ ਸੇਵਕ) ਹੈ;

ਉਸ ਨੂੰ ਸਰਬ-ਵਿਆਪੀ ਪ੍ਰਭੂ ਦਿੱਸ ਪੈਂਦਾ ਹੈ, ਦਾਸਾਂ ਦਾ ਦਾਸ ਹੋਣ ਦੇ ਸੁਭਾਉ ਨਾਲ ਉਸ ਨੇ ਪ੍ਰਭੂ ਨੂੰ ਲੱਭਾ ਹੈ ।

ਜੋ (ਮਨੁੱਖ) ਸਦਾ ਪ੍ਰਭੂ ਨੂੰ ਨੇੜੇ ਜਾਣਦਾ ਹੈ, ਉਹ ਸੇਵਕ ਦਰਗਾਹ ਵਿਚ ਕਬੂਲ ਹੁੰਦਾ ਹੈ ।

ਪ੍ਰਭੂ ਉਸ ਸੇਵਕ ਉਤੇ ਆਪ ਮੇਹਰ ਕਰਦਾ ਹੈ, ਤੇ ਉਸ ਸੇਵਕ ਨੂੰ ਸਾਰੀ ਸਮਝ ਆ ਜਾਂਦੀ ਹੈ ।

ਸਾਰੇ ਪਰਵਾਰ ਵਿਚ (ਰਹਿੰਦਾ ਹੋਇਆ ਭੀ) ਉਹ ਅੰਦਰੋਂ ਨਿਰਮੋਹ ਹੁੰਦਾ ਹੈ; ਹੇ ਨਾਨਕ ! ਇਹੋ ਜਿਹੀ (ਜੀਵਨ-) ਜੁਗਤੀ ਨਾਲ ਉਹ (ਅਸਲੀ) “ਰਾਮਦਾਸ” (ਰਾਮ ਦਾ ਦਾਸ ਬਣ ਜਾਂਦਾ ਹੈ) ।੬।

ਪ੍ਰਭ ਕੀ ਆਗਿਆ ਆਤਮ ਹਿਤਾਵੈ ॥ ਜੀਵਨ ਮੁਕਤਿ ਸੋਊ ਕਹਾਵੈ ॥ ਤੈਸਾ ਹਰਖੁ ਤੈਸਾ ਉਸੁ ਸੋਗੁ ॥ ਸਦਾ ਅਨੰਦੁ ਤਹ ਨਹੀ ਬਿਓਗੁ ॥ ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥ ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥ ਤੈਸਾ ਮਾਨੁ ਤੈਸਾ ਅਭਿਮਾਨੁ ॥ ਤੈਸਾ ਰੰਕੁ ਤੈਸਾ ਰਾਜਾਨੁ ॥ ਜੋ ਵਰਤਾਏ ਸਾਈ ਜੁਗਤਿ ॥ ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥੭॥ {ਪੰਨਾ ੨੭੫}

ਪਦ ਅਰਥ :—ਆਗਿਆ—ਹੁਕਮ, ਰਜ਼ਾ । ਆਤਮ—ਆਪਣੇ ਅੰਦਰ । ਹਿਤਾਵੈ—ਹਿਤ ਵਾਲੀ ਜਾਣੇ, ਮਿੱਠੀ ਕਰ ਕੇ ਮੰਨੇ । ਜੀਵਨ ਮੁਕਤਿ—(ਉਹ ਮਨੁੱਖ ਜਿਸ ਨੂੰ) ਜੀਉਂਦਿਆਂ ਹੀ (ਮਾਇਆ ਦੇ ਬੰਧਨਾਂ ਤੋਂ) ਖਲਾਸੀ ਮਿਲ ਗਈ ਹੈ । ਹਰਖੁ—ਖੁਸ਼ੀ । ਸੋਗੁ—ਗਮੀ । ਬਿਓਗੁ—ਵਿਛੋੜਾ । ਸੁਵਰਨੁ—ਸੋਨਾ । ਬਿਖੁ—ਵਿਹੁ, ਜ਼ਹਰ । ਖਾਟੀ—ਕੱੜੀ, ਹਾਨੀਕਾਰਕ (Skt. ਕਟੁ) । ਮਾਨੁ—ਆਦਰ । ਰੰਕੁ—ਕੰਗਾਲ । ਜੁਗਤਿ—ਰਾਹ, ਰਸਤਾ, ਤਰੀਕਾ ।

ਅਰਥ :—ਜੋ ਮਨੁੱਖ ਪ੍ਰਭ ਦੀ ਰਜ਼ਾ ਨੂੰ ਮਨ ਵਿਚ ਮਿੱਠੀ ਕਰ ਕੇ ਮੰਨਦਾ ਹੈ, ਉਹੀ ਜੀਉਂਦਾ ਮੁਕਤ ਅਖਵਾਉਂਦਾ ਹੈ; ਉਸ ਨੂੰ ਖੁਸ਼ੀ ਤੇ ਗਮੀ ਇਕੋ ਜਿਹੀ ਹੈ, ਉਸ ਨੂੰ ਸਦਾ ਆਨੰਦ ਹੈ (ਕਿਉਂਕਿ) ਓਥੇ (ਭਾਵ, ਉਸ ਦੇ ਹਿਰਦੇ ਵਿਚ ਪ੍ਰਭ-ਚਰਨਾਂ ਤੋਂ) ਵਿਛੋੜਾ ਨਹੀਂ ਹੈ ।

ਸੋਨਾ ਤੇ ਮਿੱਟੀ (ਭੀ ਉਸ ਮਨੁੱਖ ਵਾਸਤੇ) ਬਰਾਬਰ ਹੈ (ਭਾਵ, ਸੋਨਾ ਵੇਖ ਕੇ ਉਹ ਲੋਭ ਵਿਚ ਨਹੀਂ ਫਸਦਾ), ਅੰਮ੍ਰਿਤ ਤੇ ਕਉੜੀ ਵਿਹੁ ਭੀ ਉਸ ਲਈ ਇਕ ਜੈਸੀ ਹੈ । (ਕਿਸੇ ਵਲੋਂ) ਆਦਰ (ਦਾ ਵਰਤਾਉ ਹੋਵੇ) ਜਾਂ ਅਹੰਕਾਰ (ਦਾ) (ਉਸ ਮਨੁੱਖ ਵਾਸਤੇ) ਇਕ ਸਮਾਨ ਹੈ, ਕੰਗਾਲ ਤੇ ਸ਼ਹਨਸ਼ਾਹ ਭੀ ਉਸ ਦੀ ਨਜ਼ਰ ਵਿਚ ਬਰਾਬਰ ਹੈ ।

ਜੋ (ਰਜ਼ਾ ਪ੍ਰਭ) ਵਰਤਾਉਂਦਾ ਹੈ, ਉਹੀ (ਉਸ ਵਾਸਤੇ) ਜ਼ਿੰਦਗੀ ਦਾ ਗਾਡੀ-ਰਾਹ ਹੈ; ਹੇ ਨਾਨਕ ! ਉਹ ਮਨੁੱਖ ਜੀਉਂਦਾ ਮੁਕਤ ਕਿਹਾ ਜਾ ਸਕਦਾ ਹੈ ।੭।

ਪਾਰਬ੍ਰਹਮ ਕੇ ਸਗਲੇ ਠਾਉ ॥ ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ ॥ ਆਪੇ ਕਰਨ ਕਰਾਵਨ ਜੋਗੁ ॥ ਪ੍ਰਭ ਭਾਵੈ ਸੋਈ ਫੁਨਿ ਹੋਗੁ ॥ ਪਸਰਿਓ ਆਪਿ ਹੋਇ ਅਨਤ ਤਰੰਗ ॥ ਲਖੇ ਨ ਜਾਹਿ ਪਾਰਬ੍ਰਹਮ ਕੇ ਰੰਗ ॥ ਜੈਸੀ ਮਤਿ ਦੇਇ ਤੈਸਾ ਪਰਗਾਸ ॥ ਪਾਰਬ੍ਰਹਮੁ ਕਰਤਾ ਅਬਿਨਾਸ ॥ ਸਦਾ ਸਦਾ ਸਦਾ ਦਇਆਲ ॥ ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥੮॥੯॥

ਪਦ ਅਰਥ :—ਸਗਲੇ—ਸਾਰੇ । ਠਾਉ—ਥਾਂ । ਜਿਤੁ—ਜਿਸ ਵਿਚ । ਜਿਤੁ ਘਰਿ—ਜਿਸ ਘਰ ਵਿਚ । ਤਿਨ—ਉਹਨਾਂ ਦਾ । ਜੋਗੁ—ਸਮਰੱਥ, ਤਾਕਤ ਵਾਲਾ । ਪ੍ਰਭ ਭਾਵੈ—(ਜੋ ਕੁਝ) ਪ੍ਰਭ ਨੂੰ ਭਾਉਂਦਾ ਹੈ । ਫੁਨਿ—ਫੇਰ, ਮੁੜ । ਹੋਗੁ—ਹੋਵੇਗਾ । ਪਸਰਿਓ—ਖਿਲਰਿਆ ਹੋਇਆ ਹੈ, ਵਿਆਪਕ ਹੈ । ਅਨਤ—ਅਨੰਤ, ਬੇਅੰਤ । ਤਰੰਗ—ਲਹਿਰਾਂ । ਹੋਇ ਅਨਤ ਤਰੰਗ—ਬੇਅੰਤ ਲਹਿਰਾਂ ਹੋ ਕੇ । ਲਖੇ ਨ ਜਾਹਿ—ਬਿਆਨ ਨਹੀਂ ਕੀਤੇ ਜਾ ਸਕਦੇ । ਰੰਗ—ਤਮਾਸ਼ੇ, ਖੇਲ । ਪਰਗਾਸ—ਚਾਨਣ, ਜ਼ਹੂਰ । ਅਬਿਨਾਸ—ਨਾਸ-ਰਹਿਤ । ਭਏ ਨਿਹਾਲ—(ਜੀਵ) ਨਿਹਾਲ ਹੋ ਜਾਂਦੇ ਹਨ । {Skt. निहारिन्—1. Diffusive, spreading wide (as fragrance), 2. Fragrant} ਸੁਗੰਧੀ ਦੇਣ ਵਾਲੇ, ਖਿੜੇ ਹੋਏ (ਫੁੱਲ ਵਾਂਗ) ।

ਅਰਥ :—ਸਾਰੇ ਥਾਂ (ਸਰੀਰ-ਰੂਪ ਘਰ) ਅਕਾਲ ਪੁਰਖ ਦੇ ਹੀ ਹਨ, ਜਿਸ ਜਿਸ ਥਾਂ ਜੀਵਾਂ ਨੂੰ ਰੱਖਦਾ ਹੈ, ਉਹੋ ਜਿਹਾ ਉਹਨਾਂ ਦਾ ਨਾਉਂ (ਪੈ ਜਾਂਦਾ ਹੈ) ।

ਪ੍ਰਭ ਆਪ ਹੀ (ਸਭ ਕੁਝ) ਕਰਨ ਦੀ (ਤੇ ਜੀਵਾਂ ਪਾਸੋਂ) ਕਰਾਉਣ ਦੀ ਤਾਕਤ ਰੱਖਦਾ ਹੈ ਜੋ ਪ੍ਰਭ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ ।

(ਜਿੰਦਗੀ ਦੀਆਂ) ਬੇਅੰਤ ਲਹਿਰਾਂ ਬਣ ਕੇ (ਅਕਾਲ ਪੁਰਖ) ਆਪ ਸਭ ਥਾਈਂ ਮੌਜੂਦ ਹੈ, ਅਕਾਲ ਪੁਰਖ ਦੇ ਖੇਲ ਬਿਆਨ ਨਹੀਂ ਕੀਤੇ ਜਾ ਸਕਦੇ ।

ਜਿਹੋ ਜਿਹੀ ਅਕਾਲ ਦੇਂਦਾ ਹੈ, ਉਹੋ ਜਿਹਾ ਜ਼ਹੂਰ (ਜੀਵ ਦੇ ਅੰਦਰ) ਹੁੰਦਾ ਹੈ; ਅਕਾਲ ਪੁਰਖ (ਆਪ ਸਭ ਕੁਝ) ਕਰਨ ਵਾਲਾ ਹੈ ਤੇ ਕਦੇ ਮਰਦਾ ਨਹੀਂ ।

ਪ੍ਰਭੂ ਸਦਾ ਮੇਹਰ ਕਰਨ ਵਾਲਾ ਹੈ, ਹੇ ਨਾਨਕ ! (ਜੀਵ ਉਸ ਨੂੰ) ਸਦਾ ਸਿਮਰ ਕੇ (ਫੁੱਲ ਵਾਂਗ) ਖਿੜੇ ਰਹਿੰਦੇ ਹਨ ।੮।੯।

ਸਲੋਕੁ ॥ ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰ ॥ ਨਾਨਕ ਰਚਨਾ ਪ੍ਰਭਿ ਰਚੀ ਬਹੁ ਬਿਧਿ ਅਨਿਕ ਪ੍ਰਕਾਰ ॥੧॥

ਪਦ ਅਰਥ :—ਉਸਤਤਿ—ਵਡਿਆਈ । ਕਰਹਿ—ਕਰਦੇ ਹਨ । ਅੰਤੁ ਨ ਪਾਰਾਵਾਰ—ਪਾਰ ਅਵਾਰ ਦਾ ਅੰਤ ਨ, ਪਾਰਲੇ ਉਰਲੇ ਬੰਨੇ ਦਾ ਅੰਤ ਨਹੀਂ, (ਗੁਣਾਂ ਦੇ) ਪਾਰਲੇ ਉਰਲੇ ਬੰਨੇ ਦਾ ਅਖੀਰ ਨਹੀਂ (ਲੱਭਦਾ) । ਪ੍ਰਭਿ—ਪ੍ਰਭੂ ਨੇ । ਰਚਨਾ—ਸ੍ਰਿਸ਼ਟੀ; ਜਗਤ ਦੀ ਬਣਤਰ । ਬਹੁ ਬਿਧਿ—ਕਈ ਤਰੀਕਿਆਂ ਨਾਲ । ਪ੍ਰਕਾਰ—ਕਿਸਮ । ਬਿਧਿ—ਤਰੀਕਾ ।

ਅਰਥ :—ਅਨੇਕਾਂ ਬੰਦੇ ਪ੍ਰਭੂ ਦੇ ਗੁਣਾਂ ਦਾ ਜ਼ਿਕਰ ਕਰਦੇ ਹਨ, ਪਰ ਉਹਨਾਂ ਗੁਣਾਂ ਦਾ ਹੱਦ-ਬੰਨਾ ਨਹੀਂ ਲੱਭਦਾ । ਹੇ ਨਾਨਕ ! (ਇਹੀ ਸਾਰੀ) ਸ੍ਰਿਸ਼ਟੀ (ਉਸ) ਪ੍ਰਭੂ ਨੇ ਕਈ ਕਿਸਮਾਂ ਦੀ ਕਈ ਤਰੀਕਿਆਂ ਨਾਲ ਬਣਾਈ ਹੈ ।੧।

ਅਸਟਪਦੀ ॥ ਕਈ ਕੋਟਿ ਹੋਏ ਪੁਜਾਰੀ ॥ ਕਈ ਕੋਟਿ ਆਚਾਰ ਬਿਉਹਾਰੀ ॥ ਕਈ ਕੋਟਿ ਭਏ ਤੀਰਥ ਵਾਸੀ ॥ ਕਈ ਕੋਟਿ ਬਨ ਭ੍ਰਮਹਿ ਉਦਾਸੀ ॥ ਕਈ ਕੋਟਿ ਬੇਦ ਕੇ ਸ੍ਰੋਤੇ ॥ ਕਈ ਕੋਟਿ ਤਪੀਸੁਰ ਹੋਤੇ ॥ ਕਈ ਕੋਟਿ ਆਤਮ ਧਿਆਨੁ ਧਾਰਹਿ ॥ ਕਈ ਕੋਟਿ ਕਬਿ ਕਾਬਿ ਬੀਚਾਰਹਿ ॥ ਕਈ ਕੋਟਿ ਨਵਤਨ ਨਾਮੁ ਧਿਆਵਹਿ ॥ ਨਾਨਕ ਕਰਤੇ ਕਾ ਅੰਤੁ ਨ ਪਾਵਹਿ ॥੧॥

ਪਦ ਅਰਥ :—ਕੋਟਿ—ਕਰੋੜ । ਆਚਾਰ ਬਿਉਹਾਰੀ—ਧਾਰਮਿਕ ਰੀਤਾਂ ਰਸਮਾਂ ਕਰਨ ਵਾਲੇ । ਵਾਸੀ—ਵੱਸਣ ਵਾਲੇ । ਬਨ—ਜੰਗਲਾਂ ਵਿਚ । ਭ੍ਰਮਹਿ—ਫਿਰਦੇ ਹਨ । ਉਦਾਸੀ—ਜਗਤ ਵਲੋਂ ਉਪਰਾਮ ਹੋ ਕੇ । ਸ੍ਰੋਤੇ—ਸੁਣਨ ਵਾਲੇ । ਤਪੀਸੁਰ—ਤਪੀ ਈਸੁਰ, ਵੱਡੇ ਵੱਡੇ ਤਪੀਏ । ਆਤਮ—ਮਨ ਵਿਚ । ਧਿਆਨੁ ਧਾਰਹਿ—ਸੁਰਤਿ ਜੋੜਦੇ ਹਨ । ਕਬਿ—ਕਵਿ, ਕਵੀ । ਕਾਬਿ—ਕਾਵਯ, ਕਵਿਤਾ, ਕਵੀਆਂ ਦੀਆਂ ਰਚਨਾਂ । ਬੀਚਾਰਹਿ—ਵਿਚਾਰਦੇ ਹਨ । ਨਵਤਨ—ਨਵਾਂ ।

ਅਰਥ :—(ਪ੍ਰਭੂ ਦੀ ਇਸ ਰਚੀ ਹੋਈ ਦੁਨੀਆ ਵਿਚ) ਕਈ ਕਰੋੜਾਂ ਪ੍ਰਾਣੀ ਪੁਜਾਰੀ ਹਨ, ਅਤੇ ਕਈ ਕਰੋੜਾਂ ਧਾਰਮਿਕ ਰੀਤਾਂ ਰਸਮਾਂ ਕਰਨ ਵਾਲੇ ਹਨ;

ਕਈ ਕਰੋੜਾਂ (ਬੰਦੇ) ਤੀਰਥਾਂ ਦੇ ਵਸਨੀਕ ਹਨ ਅਤੇ ਕਈ ਕਰੋੜਾਂ (ਜਗਤ ਵਲੋਂ) ਉਪਰਾਮ ਹੋ ਕੇ ਜੰਗਲਾਂ ਵਿਚ ਫਿਰਦੇ ਹਨ;

ਕਈ ਕਰੋੜਾਂ ਜੀਵ ਵੇਦਾਂ ਦੇ ਸੁਣਨ ਵਾਲੇ ਹਨ ਅਤੇ ਕਈ ਕਰੋੜਾਂ ਵੱਡੇ ਵੱਡੇ ਤਪੀਏ ਬਣੇ ਹੋਏ ਹਨ;

ਕਈ ਕਰੋੜਾਂ (ਮਨੁੱਖ) ਆਪਣੇ ਅੰਦਰ ਸੁਰਤਿ ਜੋੜ ਰਹੇ ਹਨ ਅਤੇ ਕਈ ਕਰੋੜਾਂ (ਮਨੁੱਖ) ਕਵੀਆਂ ਦੀਆਂ ਰਚੀਆਂ ਕਵਿਤਾ ਵਿਚਾਰਦੇ ਹਨ;

ਕਈ ਕਰੋੜਾਂ ਬੰਦੇ (ਪ੍ਰਭੂ ਦਾ) ਨਿੱਤ ਨਵਾਂ ਨਾਮ ਸਿਮਰਦੇ ਹਨ, (ਪਰ) ਹੇ ਨਾਨਕ ! ਉਸ ਕਰਤਾਰ ਦਾ ਕੋਈ ਭੀ ਅੰਤ ਨਹੀਂ ਪਾ ਸਕਦੇ ।੧।

ਕਈ ਕੋਟਿ ਭਏ ਅਭਿਮਾਨੀ ॥ ਕਈ ਕੋਟਿ ਅੰਧ ਅਗਿਆਨੀ ॥ ਕਈ ਕੋਟਿ ਕਿਰਪਨ ਕਠੋਰ ॥ ਕਈ ਕੋਟਿ ਅਭਿਗ ਆਤਮ ਨਿਕੋਰ ॥ ਕਈ ਕੋਟਿ ਪਰ ਦਰਬ ਕਉ ਹਿਰਹਿ ॥ ਕਈ ਕੋਟਿ ਪਰ ਦੂਖਨਾ ਕਰਹਿ ॥ ਕਈ ਕੋਟਿ ਮਾਇਆ ਸ੍ਰਮ ਮਾਹਿ ॥ ਕਈ ਕੋਟਿ ਪਰਦੇਸ ਭ੍ਰਮਾਹਿ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥ ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ ॥੨॥

ਪਦ ਅਰਥ :—ਅਭਿਮਾਨੀ—ਅਹੰਕਾਰੀ । ਅੰਧ—ਅੰਨ੍ਹੇ । ਅਗਿਆਨੀ—ਜਾਹਿਲ, ਮੂੜੁ । ਅੰਧ ਅਗਿਆਨੀ—ਮਹਾ ਮੂਰਖ । ਕਿਰਪਨ—ਕੰਜੂਸ । ਕਠੋਰ—ਸਖਤ-ਦਿਲ । ਅਭਿਗ—ਨਾਹ ਭਿੱਜਣ ਵਾਲੇ, ਨਾਹ ਨਰਮ ਹੋਣ ਵਾਲੇ । ਨਿਕੋਰ—ਨਿਰੇ ਕੋਰੇ, ਬੜੇ ਰੁੱਖੇ । ਦਰਬ—ਧਨ । ਪਰ—ਪਰਾਇਆ, ਬਿਗਾਨਾ । ਹਿਰਹਿ—ਚੁਰਾਉਂਦੇ ਹਨ । ਦੂਖਨਾ—ਨਿੰਦਿਆ । ਸ੍ਰਮ—ਮੇਹਨਤ । ਮਾਇਆ—ਧਨ-ਪਦਾਰਥ । ਭ੍ਰਮਾਹਿ—ਭ੍ਰਮਹਿ, ਫਿਰਦੇ ਹਨ । ਜਿਤੁ—ਜਿਸ (ਕੰਮ ਵਿਚ) । ਤਿਤੁ—ਉਸ (ਆਹਰ) ਵਿਚ ।

ਅਰਥ :—(ਇਸ ਜਗਤ-ਰਚਨਾ ਵਿਚ) ਕਰੋੜਾਂ ਅਹੰਕਾਰੀ ਜੀਵ ਹਨ ਅਤੇ ਕਰੋੜਾਂ ਹੀ ਬੰਦੇ ਪੁੱਜ ਕੇ ਜਾਹਿਲ ਹਨ; ਕਰੋੜਾਂ (ਮਨੁੱਖ) ਸ਼ੁਮ ਤੇ ਪੱਥਰ-ਦਿਲ ਹਨ, ਅਤੇ ਕਈ ਕਰੋੜ ਅੰਦਰੋਂ ਮਹਾ ਕੋਰੇ ਹਨ ਜੋ (ਕਿਸੇ ਦਾ ਦੁੱਖ ਤੱਕ ਕੇ ਭੀ ਕਦੇ) ਪਸੀਜਦੇ ਨਹੀਂ;

ਕਰੋੜਾਂ ਬੰਦੇ ਦੂਜਿਆਂ ਦਾ ਧਨ ਚੁਰਾਉਂਦੇ ਹਨ, ਅਤੇ ਕਰੋੜਾਂ ਹੀ ਦੂਜਿਆਂ ਦੀ ਨਿੰਦਿਆ ਕਰਦੇ ਹਨ;

ਕਰੋੜਾਂ (ਮਨੁੱਖ) ਧਨ ਪਦਾਰਥ ਦੀ (ਖ਼ਾਤਰ) ਮੇਹਨਤ ਵਿਚ ਜੁੱਟੇ ਹੋਏ ਹਨ, ਅਤੇ ਕਈ ਕਰੋੜ ਦੂਜੇ ਦੇਸ਼ਾਂ ਵਿਚ ਭਟਕ ਰਹੇ ਹਨ;

(ਹੇ ਪ੍ਰਭੂ !) ਜਿਸ ਜਿਸ ਆਹਰੇ ਤੂੰ ਲਾਉਂਦਾ ਹੈਂ ਉਸ ਉਸ ਆਹਰ ਵਿਚ ਜੀਵ ਲੱਗੇ ਹੋਏ ਹਨ । ਹੇ ਨਾਨਕ ! ਕਰਤਾਰ ਦੀ ਰਚਨਾ (ਦਾ ਭੇਤ) ਕਰਤਾਰ ਹੀ ਜਾਣਦਾ ਹੈ ।੨।